

ਮੁਖਵਾਕ ਨੰਬਰ ੧੩੦

[ਆਦਿ ਅੰਗ ੨੮੧]

ਸੁਹੀ ਮਹਲਾ ੫ ॥ ਦਰਸਨੁ ਦੇਖਿ ਜੀਵਾ ਗੁਰ ਤੇਰਾ ॥ ਪੁਰਨ ਕਰਮੁ ਹੋਇ ਪ੍ਰਭੁ ਮੇਰਾ ॥੧॥
ਇਹ ਬੇਨੰਤੀ ਸੁਣਿ ਪ੍ਰਭੁ ਮੇਰੇ ॥ ਦੇਹਿ ਨਾਮੁ ਕਰਿ ਅਪਣੇ ਚੇਰੇ ॥੧॥ ਰਹਾਉ ॥ ਅਪਣੀ ਸਰਣਿ
ਰਾਖੁ ਪ੍ਰਭੁ ਦਾਤੇ ॥ ਗੁਰ ਪ੍ਰਸਾਦਿ ਕਿਨੈ ਵਿਰਲੈ ਜਾਤੇ ॥੨॥ ਸੁਨਹੁ ਬਿਨਉ ਪ੍ਰਭੁ ਮੇਰੇ ਮੀਤਾ ॥ ਚਰਣ
ਕਮਲ ਵਸਹਿ ਮੇਰੇ ਚੰਤਾ ॥੩॥ ਨਾਨਕ ਏਕ ਕਰੈ ਅਰਦਾਸਿ ॥ ਵਿਸਰੁ ਨਾਹੀ ਪੁਰਨ
ਗੁਣਤਾਸਿ ॥੪॥੧੯॥੨੪॥

ਸੁਹੀ ਮਹਲਾ ੫ ॥ ਦਰਸਨੁ ਦੇਖਿ ਜੀਵਾ ਗੁਰ ਤੇਰਾ ॥

ਇਹ ਅੰਮ੍ਰਿਤ ਬਚਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਉਚਾਰਨ ਕੀਤਾ ਹੋਇਆ ਸੂਹੀ ਰਾਗ ਵਿੱਚ ਅੰਕਿਤ ਹੈ। ਜਿਸ ਵਿੱਚ ਜਗਿਆਸੂ ਮੁਖ ਦੁਆਰਾ ਦਰਸ਼ਨਾਂ ਦੀ ਤੀਬ੍ਰਤਾ ਨੂੰ ਪ੍ਰਗਟ ਕੀਤਾ ਹੈ। ਗੁਰ ਪੂਜਨੀਕ ਵਾਹਿਗੁਰੂ ! ਮੈਂ ਤੇਰਾ ਦਰਸ਼ਨ ਦੇਖਿ=ਵੇਖ ਜੀਵਾ=ਜਿਉਂਦਾ ਹਾਂ।

ਯਥਾ— ਦਰਸਨ ਤੇਰੇ ਸੁਣਿ ਪ੍ਰਭੁ ਮੇਰੇ ਨਿਮਖ ਦਿਸਟਿ ਪੇਖਿ ਜੀਵਾ॥

[ਤੁਖਾਗੀ ਛੰਤ ਮ: ੫, ਅੰਗ ੧੧੧੭]

ਇਸ ਪ੍ਰਮਾਣ ਵਿੱਚ ਦਰਸ਼ਨ ਦੇ ਪ੍ਰਕਰਣ ਨੂੰ ਸਪੱਸ਼ਟ ਕੀਤਾ ਹੈ ਕਿ ਹੇ ਮੇਰੇ ਵਾਹਿਗੁਰੂ ! ਸੁਣਿ=ਸੁਨਣਾ ਕਰੋ। ਤੇਰੇ=ਆਪ ਜੀ ਦੇ ਦਰਸਨ=ਦੀਦਾਰਿਆਂ ਤੋਂ ਬਲਿਹਾਰ ਜਾਵਾਂ ਤੁਸੀਂ ਨਿਮਖ ਮਾਤਰ ਦਿਸਟਿ=ਕਿਰਪਾ ਦਿਸਟੀ ਕਰਕੇ ਦਾਸ ਵੱਲ ਦੇਖਣਾ ਕਰੋਗੇ, ਇਹ ਮੇਰਾ ਜੀਵਨ ਆਧਾਰ ਹੋਵੇਗਾ।

ਯਥਾ— ਦਰਸਨੁ ਪੇਖਤ ਮੈ ਜੀਓ ॥

ਸੁਣਿ ਕਰਿ ਬਚਨ ਤੁਮਹੁਰੇ ਸਤਿਗੁਰ ਮਨੁ ਤਨੁ ਮੇਰਾ ਠਾਰੁ ਥੀਓ ॥

[ਆਸਾ ਮ: ੫, ਅੰਗ ੩੮੨]

ਹੇ ਮੇਰੇ ਮਾਲਕ ! ਆਪ ਜੀ ਦਾ ਦਰਸਨ ਦੇਖ ਕੇ ਮੈਂ ਜੀਉਂਦਾ ਹਾਂ। ਹੇ ਸਤਿਗੁਰੂ ! ਮੇਰਾ ਮਨ ਅਤੇ ਤਨ ਵਿਛੋੜੇ ਦੀ ਅਗਨੀ ਦੇ ਨਾਲ ਸੜ ਰਿਹਾ ਸੀ। ਤੁਹਾਡੇ ਬਚਨ ਸੁਣਿ=ਸ੍ਰਵਣ ਕਰਕੇ ਠਾਰੁ=ਸੀਤਲ ਥੀਓ=ਹੋ ਗਿਆ।

ਯਥਾ— ਮੈ ਗਰੀਬ ਸਚੁ ਟੇਕ ਤੂੰ ਮੇਰੇ ਸਤਿਗੁਰ ਪੂਰੇ ॥

ਦੇਖਿ ਤੁਮਾਰਾ ਦਰਸਨੋ ਮੇਰਾ ਮਨੁ ਧੀਰੇ ॥੧॥

[ਆਸਾ ਮ: ੫, ਅੰਗ ੩੮੮]

ਹੇ ! ਮੇਰੇ ਪੂਰੇ ਸਤਿਗੁਰੂ ਮੈ=ਮੇਰੀ ਗਰੀਬ ਦੀ ਟੇਕ=ਓਟ ਸਚ=ਸਚੀ ਭਾਵ ਮੇਰੇ ਗਰੀਬ ਦੀ ਸੱਚੀ ਓਟ ਰੂਪ ਤੂੰ ਹੀ ਹੈ ਤੁਮਾਰਾ=ਤੁਹਾਡਾ ਦਰਸਨ ਦੇਖ ਕਰਕੇ ਮੇਰਾ ਮਨ ਧੀਰੇ=ਪੀਰਜਤਾ ਨੂੰ ਪ੍ਰਾਪਤ ਹੋਇਆ ਹੈ।

ਯਥਾ— ਤੇਰਿਆ ਭਗਤਾ ਭੁਖ ਸਦ ਤੇਰੀਆ ॥

ਹਰਿ ਲੋਚਾ ਪੁਰਨ ਮੇਰੀਆ ॥

ਦੇਹੁ ਦਰਸੁ ਸੁਖਦਾਤਿਆ ਮੈ ਗਲ ਵਿਚਿ ਲੈਹੁ ਮਿਲਾਇ ਜੀਉ ॥

[ਸਿੰਘੀ ਰਾਗ ਮ: ੫, ਅੰਗ ੨੪]

ਹੇ ! ਮੇਰੇ ਵਾਹਿਗੁਰੂ ਤੇਰੀ ਭਗਤੀ ਕਰਨ ਵਾਲੇ ਭਗਤਾਂ ਨੂੰ ਸਦਾ ਹੀ ਤੇਰੀ ਭੁਖ=ਚਾਹਤ, ਲੋੜ ਹੈ। ਮੇਰੀ

ਇਹ ਲੋਚਾ=ਇੱਛਾ ਪੂਰੀ ਕਰ ਦੇ। ਹੇ ਸੁਖਾਂ ਦੇ ਦਾਤੇ ! ਮੈਨੂੰ ਦਰਸ਼ਨ ਦੇਣਾ ਕਰੋ। ਗਲ=ਕੰਠ ਨਾਲ ਲਾਉਣਾ ਭਾਵ ਮੇਲਣਾ ਕਰੋ, ਭਾਵ ਆਪਣੇ ਸਰੂਪ ਦੀ ਅਭੇਦਤਾ ਰੂਪ ਗਲ ਨਾਲ ਲਾਉਣਾ ਕਰੋ। ਸੋ, ਇਹੋ ਜਿਹੇ ਪ੍ਰਮਾਣ ਹੋਰ ਭੀ ਬਾਣੀ ਵਿੱਚ ਬੇਅੰਤ ਹਨ, ਜਿਨ੍ਹਾਂ ਵਿੱਚ ਦਰਸ਼ਨ ਦੀ ਭੁਖ ਜਗਿਆਸੂ ਦੀ ਵਿਛੋੜੇ ਦੀ ਤੜੜ ਜਾਹਿਰ ਕੀਤੀ ਹੈ। ਪ੍ਰਕਿਰਤੀ ਵਿੱਚ ਵੀ ਕਈ ਐਸੇ ਪ੍ਰਮਾਣ ਹਨ, ਜੈਸਾ ਕਿ ਦਰਸ਼ਨਾਂ ਦੀ ਭੁਖ ਇੱਕ ਪੰਛੀ, ਜਿਸ ਨੂੰ ਚਕੋਰ ਕਿਹਾ ਜਾਂਦਾ ਹੈ, ਉਸ ਨੂੰ ਚੰਦ੍ਰਮਾ ਦੇ ਦਰਸ਼ਨ ਦੀ ਖਿੱਚ ਹੈ। ਏਸੇ ਲਈ ਭਾਈ ਗੁਰਦਾਸ ਜੀ ਵਰਗੇ ਮਹਾਨ ਵਿਦਵਾਨ ਜਿਨ੍ਹਾਂ ਨੂੰ ਗੁਰੂ ਘਰ ਵਿੱਚ ਮਹਾਰਿਸ਼ੀ ਬਿਆਸ ਦਾ ਰੁਤਬਾ ਪ੍ਰਾਪਤ ਹੈ, ਉਹ ਚਕੋਰ ਦੀ ਪ੍ਰੀਤੀ ਦਾ ਜ਼ਿਕਰ ਕਰਦਿਆਂ ਲਿਖਦੇ ਹਨ।

ਯਥਾ— ਚੰਦ ਚਕੋਰ ਪਰੀਤ ਹੈ ਲਾਈ ਤਾਰ ਨਿਹਾਲੇ ॥

ਜਿਵੇਂ ਚਕੋਰ ਦੀ ਚੰਦ ਨਾਲ ਪ੍ਰੀਤ ਹੈ ਤੇ ਉਹ ਪ੍ਰੀਤ ਵਸ ਹੋ ਕੇ ਚੰਦ ਨੂੰ ਤਾਰ ਲਾ ਕੇ ਭਾਵ ਇੱਕ ਟੱਕ ਵੇਖਦਾ ਹੈ। ਚਕੋਰ ਚੰਦ੍ਰਮਾ ਦੇ ਦਰਸ਼ਨ ਕਰਦਾ ਹੋਇਆ ਇਤਨਾ ਬੇਸਬਰੀ ਨਾਲ ਚੰਦ੍ਰਮਾ ਨੂੰ ਤੱਕਦਾ ਹੈ ਕਿ ਇੱਕ ਛਿਣ ਭੀ ਆਪਣੇ ਨੇਤਰਾਂ ਦੀ ਤਾਰ ਨਹੀਂ ਤੌੜਦਾ ਤੇ ਇੱਕ ਰਸ ਝਾਕਦਾ ਹੋਇਆ ਜਿਉ-ਜਿਉ ਚੰਦ੍ਰਮਾ ਦਿਸ਼ਾ ਬਦਲਦਾ, ਤਿਉ-ਤਿਉ ਨੇਤ੍ਰ ਇੱਕ ਥਾਂ ਹੀ ਟਿਕਾ ਕੇ ਵੇਖਦਾ ਰਹਿੰਦਾ ਅਤੇ ਲਪਕ ਜਾਂਦਾ। ਬਸ ਇਸੇ ਤਰ੍ਹਾਂ ਹੀ ਗੁਰੂ ਸਰੂਪ ਚੰਦ੍ਰਮਾ ਨੂੰ ਵੇਖਣ ਵਾਲਾ ਸਿੱਖ ਚਕੋਰ ਦੀ ਨਿਆਂਈ ਗੁਰੂ ਦਰਸ਼ਨਾਂ ਤੋਂ ਬਿਨਾਂ ਹੋਰ ਕੁਛ ਨਹੀਂ ਚਾਹੁੰਦਾ ਤੇ ਇਸੇ ਤਰ੍ਹਾਂ ਦੂਜਾ ਪ੍ਰਮਾਣ ਪਤੰਗੇ ਦਾ ਜਗ ਪ੍ਰਸਿੱਧ ਪ੍ਰਮਾਣ ਹੈ ਕਿ ਉਹ ਦੀਵੇ ਦਾ ਦਰਸ਼ਨ ਦੇਖ ਕੇ ਤ੍ਰਿਪਤ ਨਹੀਂ ਹੁੰਦਾ, ਦਰਸ਼ਨ ਵੇਖ ਕੇ ਇਤਨਾ ਪਿਆਰ ਵਿੱਚ ਮਸਤ ਹੋ ਜਾਂਦਾ ਹੈ ਕਿ ਉਹ ਇਸ ਮਸਤੀ ਵਿੱਚ ਆਪਣੇ ਪਿਆਰੇ ਦਾ ਰੂਪ ਬਣਨ ਵਾਸਤੇ ਜਦੋਂ ਦੀਵੇ ਦੇ ਸਰੂਪ ਵਿੱਚ ਆਪਣੇ ਪਿਆਰੇ ਨੂੰ ਸਪਰਸ਼ ਕਰਦਾ ਹੈ ਤਾਂ ਆਪਣਾ ਆਪ ਸਭ ਕੁਛ ਮਿਟਾਅ ਦਿੰਦਾ ਹੈ, ਉਸ ਦੇ ਖੰਭ ਸੜ ਜਾਂਦੇ ਹਨ। ਜਿਨ੍ਹਾਂ ਨਾਲ ਉਹ ਆਕਾਸ਼ ਦੀਆਂ ਉਡਾਰੀਆਂ ਦਾ ਆਨੰਦ ਲੈਂਦਾ। ਇਸ ਤਰ੍ਹਾਂ ਗੁਰੂ ਸਰੂਪ ਦੀ ਸ਼ਕਤੀ ਜਿਵੇਂ ਅੱਗ ਵਿੱਚ ਦੋ ਤਰ੍ਹਾਂ ਦੀ ਸ਼ਕਤੀ ਮੰਨੀ ਹੈ—ਦਾਹਕ ਸ਼ਕਤੀ ਤੇ ਪ੍ਰਕਾਸ਼ਕ ਸ਼ਕਤੀ। ਦਾਹਕ ਤੋਂ ਭਾਵ ਸਾੜਨ, ਫੂਕਣ ਸ਼ਕਤੀ, ਪ੍ਰਕਾਸ਼ ਤੋਂ ਭਾਵ ਚਾਨਣਾ ਉਜਾਲਾ ਰੂਪ ਸ਼ਕਤੀ। ਸੋ, ਜੀਵ ਰੂਪ ਪਤੰਗਾ ਹੈ, ਜੋ ਸੰਕਲਪਾਂ, ਵਿਕਲਪਾਂ ਰੂਪ ਖੰਬਾਂ ਨਾਲ ਉੱਚੀਆਂ-ਨੀਂਵੀਆਂ ਉਡਾਰੀਆਂ ਮਾਰਦਾ ਹੈ, ਭਾਵ ਕਿਤੇ ਉੱਚੀ ਉਡਾਰੀ ਸਵਰਗ ਆਦਿ ਜਾਣ ਦੇ ਪੁੰਨ ਰੂਪ ਕਰਮ ਕਰਨ ਦੇ ਸੰਕਲਪ ਕਰਦਾ, ਕਿਤੇ ਨੀਵੇਂ ਵਿਸ਼ੇ ਵਿਕਾਰਾਂ ਦੇ ਸੰਕਲਪ ਕਰਦਾ ਹੈ। ਜਿਵੇਂ ਪਤੰਗਾ ਚਾਨਣੇ ਵਿੱਚ ਆਉਣ ਤੋਂ ਪਹਿਲਾਂ ਅੰਧੇਰੇ ਵਿੱਚ ਠੋਕਰਾਂ ਖਾਂਦਾ ਹੈ, ਇਸੇ ਤਰ੍ਹਾਂ ਜੀਵ ਰੂਪ ਪਤੰਗਾ ਗੁਰੂ ਰੂਪ ਚਾਨਣੇ ਦੇ ਪ੍ਰਾਪਤ ਹੋਣ ਤੋਂ ਪਹਿਲਾਂ ਅਵਿਦਿਆ, ਅਗਿਆਨਤਾ ਰੂਪ ਅੰਧੇਰੇ ਵਿੱਚ ਜੰਮਣ-ਮਰਨ ਤੇ ਪਦਾਰਥਾਂ ਆਦਿ ਦੇ ਵਿਛੋੜੇ ਦੀਆਂ ਠੋਕਰਾਂ ਖਾਂਦਾ ਹੈ।

ਯਥਾ— ਅੰਧ ਕੁਪਿ ਮਾਇਆ ਮਨੁ ਗਾਡਿਆ ॥

[ਰਾਮਕਲੀ ਮ: ੧, ਅੰਗ ੮੯੯]

ਉੱਚੇ ਨੀਵੇਂ ਥਾਂ 'ਤੇ ਉਡਾਰੀਆਂ ਮਾਰਨ ਰੂਪ, ਸਵਰਗ-ਨਰਕ ਆਦਿ ਨੂੰ ਪ੍ਰਾਪਤ ਕਰਦਾ ਹੈ।

ਯਥਾ— ਕਬਹੂ ਜੀਅੜਾ ਉਡਿ ਚੜੜੁ ਹੈ ਕਬਹੂ ਜਾਇ ਪਇਆਲੇ ॥

ਲੋਭੀ ਜੀਅੜਾ ਬਿਰੁ ਨ ਰਹੜੁ ਹੈ ਚਾਰੇ ਕੁੰਡਾ ਭਾਲੇ ॥ [ਰਾਮਕਲੀ ਮਹਲਾ ੧, ਅੰਗ ੮੯੯]

ਜਦੋਂ ਗੁਰੂ ਸਰੂਪ ਦੀਵੇ ਦਾ ਸਿੱਖ ਦਰਸ਼ਨ ਕਰਦਾ ਹੈ ਤਾਂ ਗੁਰੂ ਅਵਿਦਿਆ, ਅਗਿਆਨਤਾ ਦਾ ਹਨੇਰਾ ਮਿਟ ਜਾਂਦਾ ਹੈ ਤੇ ਦਾਹਕ ਸ਼ਕਤੀ ਦੁਆਰਾ ਸੰਕਲਪਾਂ, ਵਿਕਲਪਾਂ ਦੇ ਖੰਭ ਸਾੜ ਕੇ ਇੱਕ ਨਵਾਂ ਅਮਰ ਜੀਵਨ ਬਖਸ਼ ਦਿੰਦਾ ਹੈ, ਜਿਸ ਵਿੱਚ ਸਦਾ ਅਨੰਦ ਹੀ ਅਨੰਦ ਹੈ। ਸੋ, ਸਤਿਗੁਰੂ ਜੀ ਨੇ ਮੁਖਵਾਕ ਦੀ ਪਹਿਲੀ ਤੁਕ ਵਿੱਚ ਸਿੱਖ ਨੂੰ ਗੁਰੂ ਦਰਸ਼ਨ ਦੇਖਣ ਤੋਂ ਮਿਲੇ ਜੀਵਨ ਦੀ ਗੱਲ ਕੀਤੀ ਹੈ। ਇਸ ਦੀਆਂ ਇਤਿਹਾਸ ਵਿੱਚ ਵੀ ਬਹੁਤ ਉਦਾਹਰਣਾਂ ਮਿਲਦੀਆਂ ਹਨ। ਯਥਾ :

ਸਾਖੀ ਭਾਈ ਰਾਮ ਕੁਇਰ ਜੀ—ਜਿਸ ਵੇਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਜੰਗਾਂ-ਜੁਧਾਂ ਤੋਂ ਵਿਹਲੇ

ਹੋ ਕੇ ਦਮਦਮਾ ਸਾਹਿਬ ਨੂੰ ਗੁਰੂ ਕੀ ਕਾਂਸ਼ੀ ਦਾ ਵਰ ਦਿੱਤਾ ਤੇ ੧੭੯ ਤੋਂ ਅਠਾਰਹ ਦਸ ਬੀਸ ਤਕ ਅਠਤਾਲੀ ਸਿੰਘਾਂ ਨੂੰ ਅੱਖਰ-ਅੱਖਰ ਅਰਥ ਪੜ੍ਹਾਏ। ਇਹ ਬ੍ਰਹਮ ਗਿਆਨ ਦਾ ਭੰਡਾਰ ਆਪਣੇ ਖਾਲਸੇ ਨੂੰ ਬਖਸ਼ ਕੇ ਪੰਥ ਵਿੱਚ ਸਦਾ ਕਥਾ ਦੀ ਪਰੰਪਰਾ ਕਾਇਮ ਕਰਕੇ, ਕੁਝ ਅੰਤਿਮ ਚੌਜ ਕਰਨ ਵਾਸਤੇ ਜਦੋਂ ਦੱਖਣ ਦੀ ਧਰਤੀ ਵੱਲ ਰੁਖ ਕੀਤਾ ਤਾਂ ਅਜੇ ਰਸਤੇ ਵਿੱਚ ਹੀ ਸਨ ਕਿ ਜਦੋਂ ਭਾਈ ਰਾਮ ਕੁਇਰ ਜੀ ਬੰਸ ਬਾਬਾ ਬੁੱਦਾ ਸਾਹਿਬ, ਜਿਨ੍ਹਾਂ ਦਾ ਨਾਮ ਅੰਮ੍ਰਿਤ ਛਕਣ ਤੋਂ ਗੁਰਬਖਸ਼ ਸਿੰਘ ਹੋਇਆ। ਉਨ੍ਹਾਂ ਦੀ ਮਾਤਾ, ਮਮਤਾ ਦੇ ਅਧੀਨ ਹੋ ਕੇ ਲੱਭਦੀ-ਲੱਭਦੀ ਰਸਤੇ ਵਿੱਚ ਆ ਮਿਲੀ। ਸਤਿਗੁਰਾਂ ਦੇ ਚਰਨ ਪਕੜ ਕੇ ਬੇਨਤੀ ਕੀਤੀ। ਜਿਸਦਾ ਹਵਾਲਾ ਕਥਾ ਸੁਣਾਉਂਦਿਆਂ ਭਾਈ ਰਾਮ ਕੁਇਰ ਜੀ ਦੇ ਰਹੇ ਹਨ।

ਜਥਾ— ਰਾਮ ਕੁਇਰ ਭਾਈ ਕਹਿ ਕਥਾ ॥ ਸੁਨ ਸ੍ਰੋਤਾ ਬੀਤੀ ਸੁਭ ਜਥਾ ॥
 ਅਬਦਲ ਨਗਰ ਜਾਤਿ ਮਗ ਮਾਹੀ ॥ ਮੈਂ ਸੰਗ ਤਜਯੋ ਤਹਿਂ ਨਾਹੀ ॥੨॥
 ਮਮ ਮਾਤਾ ਪੀਛੇ ਕੇ ਧਾਈ ॥ ਕੇਤਿਕ ਦੂਰ ਮਿਲੀ ਤਹਿਂ ਆਈ ॥
 ਕਰਿ ਬੰਦਨ ਕੋ ਅਰਜ ਗੁਜਾਰੀ ॥ ਏਕ ਪੁੜ੍ਹ ਹੈ ਮੌਹਿ ਅਗਾਰੀ ॥੩॥

[ਗੁਰਪ੍ਰਤਾਪ, ਐਨ 2, ਅੰਸੂ ੧੫]

ਇਉਂ ਮਾਤਾ ਜੀ ਨੇ ਬੇਨਤੀ ਕੀਤੀ ਕਿ ਮਹਾਰਾਜ ਦੱਖਣ ਦੇਸ਼ ਬੜੀ ਦੂਰ ਹੈ। ਜਿਥੋਂ ਮੈਨੂੰ ਮੇਰੇ ਪੁੱਤਰ ਦੀ ਕੋਈ ਸੁਖ ਅਨੰਦ ਦੀ ਮੁਬਾਰ ਨਹੀਂ ਦੇਵੇਗਾ। ਪੁੱਤਰ ਵਿਛੋੜੇ ਦੀ ਅੱਗ ਮੇਰੇ ਹਿਰਦੇ ਨੂੰ ਫੂਕੀ ਜਾ ਰਹੀ ਹੈ। ਮੈਨੂੰ ਦੀਨ-ਦੁਖੀ ਜਾਣ ਕੇ ਮੇਰਾ ਪੁੱਤਰ ਮੈਨੂੰ ਦੇਣਾ ਕਰੋ।

ਜਥਾ— ਕ੍ਰਿਪਾ ਸਿੰਘ ਇਹੁ ਕ੍ਰਿਪਾ ਕਰੀਜੈ ॥ ਮੇਰੋ ਪੁੜ੍ਹ ਸੰਗ ਮੁਝ ਦੀਜੈ ॥

[ਸ੍ਰੀ ਗੁਰਪ੍ਰਤਾਪ, ਐਨ 2, ਅੰਸੂ ੧੫]

ਇਤਿਆਦਿਕ ਮਾਤਾ ਦੇ ਬਚਨ ਸੁਣਕੇ ਕਿ ਪੁੱਤਰ ਸਨੇਹ ਨੇ ਮਾਤਾ ਨੂੰ ਬੜਾ ਦੁਖੀ ਕੀਤਾ ਹੈ। ਭਾਈ ਸਾਹਿਬ ਕਹਿੰਦੇ ਹਨ ਕਿ ਸਤਿਗੁਰਾਂ ਨੇ ਫਿਰ ਮੈਨੂੰ ਕਿਹਾ :

ਜਥਾ— ਮੁਝ ਸੌ ਕਹਯੋ ਜਾਹੁ ਤੁਮ ਭਾਈ ॥ ਜਨਨੀ ਹੇਤੁ ਲੈਨ ਕੇ ਆਈ ॥
 ਮਾਰਗ ਦੂਰ ਉਲੰਘਤਿ ਧਾਈ ॥ ਅਥਿ ਕੈਸੇ ਏਕਲਿ ਫਿਰਿ ਜਾਈ ॥੯॥

[ਸ੍ਰੀ ਗੁਰ ਪ੍ਰਤਾਪ, ਐਨ 2, ਅੰਸੂ ੧੫]

ਸਤਿਗੁਰੂ ਜੀ ਕਹਿਣ ਲਗੇ ਕਿ ਹੇ ਭਾਈ ਰਾਮ ਕੁਇਰ ! ਇੱਕ ਪੁੱਤਰ ਹੋਣ ਕਰਕੇ ਤੇਰੀ ਮਾਤਾ ਤੇਰਾ ਵਿਛੋੜਾ ਨਹੀਂ ਸਹਾਰ ਸਕਦੀ, ਨਹੀਂ ਤਾਂ ਤੂੰ ਸਾਡੇ ਨਾਲ ਹੀ ਦੱਖਣ ਦੇਸ਼ ਨੂੰ ਚਲਦਾ, ਹੁਣ ਤੂੰ ਵਾਪਸ ਮੁੜ ਜਾਂ ਤੇ ਆਪਣੀ ਮਾਤਾ ਨੂੰ ਸੁਖ ਦੇ। ਸਤਿਗੁਰਾਂ ਦੇ ਬਚਨ ਸੁਣ ਕੇ ਭਾਈ ਰਾਮ ਕੁਇਰ ਜੀ ਨੇ ਹੱਥ ਜੋੜੇ ਤੇ ਸਤਿਗੁਰਾਂ ਦੇ ਸਨਮੁਖ ਖੜ ਕੇ, ਦੀਨ-ਮਨ ਹੋ ਕੇ ਬੇਨਤੀ ਕੀਤੀ :

ਜਥਾ— ਮੇਰੋ ਨੇਮ ਹੋਇ ਨਿਰਬਾਹੁ ॥ ਰਹਨਿ ਹਮੇਸ਼ ਆਪ ਕੇ ਪਾਹੁ ॥
 ਦਰਸਨ ਕਰੋ ਤ ਅਚੋਂ ਅਹਾਰਾ ॥ ਬਿਨ ਹੇਰੇ ਰਹਿੰ ਹੋਂ ਨਿਰਹਾਰਾ ॥੮॥
 ਤੁਮ ਬਿਛਰੇ ਜਬ ਅੰਨ ਨ ਖੈਹੋਂ ॥ ਕਿਰ ਬਿਧਿ ਇਹ ਸਰੀਰ ਨਿਰਬੈਹੋਂ ॥
 ਪ੍ਰਭਮ ਕਰਹੁ ਕੋ ਅਸ ਉਪਰਾਰਾ ॥ ਬਹੁਰ ਹਟਾਵਹੁ ਦੇਸ਼ ਮਿਸਾਰਾ ॥੯॥

[ਸ੍ਰੀ ਗੁਰ ਪ੍ਰਤਾਪ, ਐਨ 2, ਅੰਸੂ ੧੫]

ਉਸ ਵੇਲੇ ਸਤਿਗੁਰੂ ਜੀ ਨੇ ਭਾਈ ਰਾਮ ਕੁਇਰ ਜੀ ਦੀ ਬੇਨਤੀ ਸੁਣ ਕੇ ਬਚਨ ਉਚਾਰੇ ਕਿ ਭਾਈ ਰਾਮ ਕੁਇਰ ! ਮੈਂ ਤੇਰੇ ਦਰਸ਼ਨਾਂ ਦੀ ਪਿਆਸ ਨੂੰ ਚੰਗੀ ਤਰ੍ਹਾਂ ਸਮਝਦਾ ਹਾਂ। ਧੰਨਤਾ ਦੇ ਯੋਗ ਐਸੇ ਸਿੱਖ ਹੋਇਆ ਕਰਦੇ ਹਨ। ਜੋ ਪ੍ਰਾਣਾਂ ਦੇ ਆਸਰੇ ਅੰਨ ਨਾਲੋਂ ਜਿਸ ਅੰਨ, ਜਲ ਵਿੱਚ ਪ੍ਰਾਣ ਵਸਦੇ ਹਨ, ਉਸ ਅੰਨ ਜਲ ਨਾਲੋਂ, ਆਪਣੇ

ਪ੍ਰਾਣਾਂ ਨਾਲੋਂ ਪਿਆਰੇ ਸਮਝ ਕੇ ਦਰਸ਼ਨ ਕਰਦੇ ਹਨ। ਐਸੇ ਪਿਆਰੇ ਗੁਰਸਿੱਖਾਂ ਤੋਂ ਮੈਂ ਉਹਲੇ ਨਹੀਂ ਹੋ ਸਕਦਾ। ਜੇ ਤੇਰਾ ਐਸਾ ਪ੍ਰਣ ਹੈ ਕਿ ਦਰਸ਼ਨ ਕਰੇ ਤੋਂ ਬਿਨਾਂ ਅੰਨ ਜਲ ਨਹੀਂ ਛਕਦਾ। ਤਾਂ ਜੇ ਤੂੰ ਮੇਰਾ ਬਚਨ ਮੰਨ ਕੇ ਆਪਣੀ ਮਾਤਾ ਨੂੰ ਸੁਖ ਦੇਣ ਵਾਪਸ ਮੁੜ ਜਾਵੇਂ ਤਾਂ ਤੇਰੇ ਇਸ ਪ੍ਰਣ ਨੂੰ ਤੇਰੀ ਜ਼ਿੰਦਗੀ ਦੇ ਅੰਤ ਤਕ ਮੈਂ ਨਿਭਾਵਾਂਗਾ ਅਤੇ ਸਤਿਗੁਰੂ ਨੇ ਕਿਹਾ ਕਿ ਭਾਈ ਸਾਹਿਬ! ਘੋੜੇ 'ਤੇ ਕਾਠੀ ਪਾ ਕੇ ਜੰਗਲ ਵਿੱਚ ਘੁੰਮਣ ਦੇ ਬਹਾਨੇ ਇਕਾਂਤ ਅਸਥਾਨ ਵਿੱਚ ਆ ਕੇ ਜਦੋਂ ਅਰਦਾਸ ਕਰੋਗੇ, ਉਸੇ ਛਿਨ ਮੇਰੇ ਦਰਸ਼ਨ ਤੁਹਾਨੂੰ ਪ੍ਰਤੱਖ ਹੋ ਜਾਇਆ ਕਰਨਗੇ :

ਯਥਾ— ਚਢਹੁ ਅਖੇਰ ਹੇਡੁ ਜਥਿ ਬਾਹਰ ॥ ਹਮਰੋ ਦਰਸ਼ਨ ਪਿਖਿ ਤਹਿਂ ਜਾਹਰ ॥੧੦॥

ਜਥਿ ਚਾਹੋ ਤਥਿ ਨਿਕਸਿ ਪਧਾਰਹੁ ॥ ਕਾਨਨ ਮਹਿੰ ਹਮ ਦਰਸ ਨਿਹਾਰਹੁ ॥

[ਸ੍ਰੀ ਗੁਰ ਪ੍ਰਤਾਪ, ਐਨ ੨, ਅੰਸ ੧੫]

ਸੋ, ਇਸ ਤਰ੍ਹਾਂ ਹੀ ਹੁੰਦਾ ਰਿਹਾ। ਸਤਿਗੁਰਾਂ ਦੇ ਜੋਤੀ ਜੋਤਿ ਸਮਾਉਣ ਤੋਂ ਬਾਅਦ ਵੀ ਜਿਤਨਾ ਚਿਰ ਭਾਈ ਰਾਮ ਕੁਇਰ ਜੀ ਸਰੀਰ ਦੇ ਸਹਿਤ ਸੰਸਾਰ ਵਿੱਚ ਰਹੇ, ਹਰ ਰੋਜ਼ ਜੰਗਲ ਵਿੱਚ ਜਾ ਕੇ ਸਤਿਗੁਰਾਂ ਦੇ ਦਰਸ਼ਨ ਕਰਦੇ ਰਹੇ। ਗੁਰੂ ਅਰਜਨ ਸਾਹਿਬ ਜੀ ਦੇ **ਦਰਸ਼ਨ ਦੇਖਿ ਜੀਵਾ ਗੁਰ ਤੇਰਾ ॥** ਮਹਾਂਵਾਕ ਅਨੁਸਾਰ ਆਪਣੇ ਜੀਵਨ ਦਾ ਆਧਾਰ ਸਤਿਗੁਰਾਂ ਦੇ ਦਰਸ਼ਨਾਂ ਨੂੰ ਬਣਾ ਕੇ ਜੀਵੇ। ਇਸੇ ਤਰ੍ਹਾਂ ਦੂਜੀ ਸਾਖੀ :

ਮਾਤਾ ਸਾਹਿਬ ਕੌਰ ਜੀ—ਜਦੋਂ ਸਤਿਗੁਰੂ ਜੀ ਦੱਖਣ ਦੀ ਧਰਤੀ ਵਿੱਚ ਪੁੱਜੇ, ਅਨੇਕਾਂ ਕੌਤਕ ਕੀਤੇ। ਬੰਦੇ ਬਹਾਦਰ ਨੂੰ ਬਾਪੜਾ ਦੇ ਕੇ ਪੰਜਾਬ ਸਰ ਕਰਨ ਲਈ ਤੋਰਿਆ ਤੇ ਨਗੀਨਾ ਘਾਟ, ਹੀਰਾ ਘਾਟ ਸਤਿਗੁਰਾਂ ਦੀਆਂ ਵੇ-ਪ੍ਰਵਾਹੀਆਂ ਦਾ ਇਹ ਅਸਥਾਨ ਸ਼ਬਤ ਦੇ ਰਹੇ ਹਨ। ਬਹਾਦਰ ਸ਼ਾਹ ਦੇ ਹੀਰਾ ਭੇਟ ਕਰਨ ਤੋਂ ਗੁਦਾਵਰੀ ਵਿੱਚ ਸੁੱਟ ਕੇ ਸੰਕਾ ਕਰਨ ਤੋਂ ਅਨੇਕਾਂ ਹੀਰੇ ਦਿਖਾ ਦਿੱਤੇ। ਭਾਈ ਗੁਰਦਿੱਤੇ ਸੁਦਾਗਰ ਨੇ ਨਗੀਨਾ ਭੇਟ ਕੀਤਾ, ਜਿਥੇ ਅੱਜ ਨਗੀਨਾ ਘਾਟ ਗੁਰਦੁਆਰਾ ਹੈ। ਉਸਦੇ ਸੰਕਾ ਕਰਨ ਤੋਂ ਅਨੇਕਾਂ ਨਗੀਨੇ ਦਿਖਾ ਦਿੱਤੇ। ਪਹਿਲੇ ਜਾਮੇ ਦੇ ਵਿਛੜੇ ਹੋਏ ਮੂਲਚੰਦ ਖੱਤਰੀ ਨੂੰ ਸਹੇ ਦਾ ਸ਼ਿਕਾਰ ਕਰਕੇ ਉਸਦੀ ਚੌਗਸੀ ਕੱਟੀ। ਜਦੋਂ ਸਤਿਗੁਰਾਂ ਸੱਚਖੰਡ ਜਾਣ ਦੀ ਇੱਛਾ ਧਾਰੀ ਤਾਂ ਮਾਤਾ ਸਾਹਿਬ ਕੌਰ ਜੀ ਨੂੰ ਹੁਕਮ ਕੀਤਾ ਕਿ ਦਿੱਲੀ ਆਪਣੀ ਵੱਡੀ ਭੈਣ ਸੁੰਦਰ ਕੌਰ ਜੀ ਕੋਲ ਜਾਣਾ ਕਰ ਤੇ ਨਾਲ ਜਾਣ ਵਾਸਤੇ ਭਾਈ ਮਨੀ ਸਿੰਘ ਨੂੰ ਹੁਕਮ ਕੀਤਾ ਕਿ ਆਪਣੀ ਮਾਤਾ ਨੂੰ ਨਾਲ ਲੈ ਜਾਵੇ। ਇਹ ਸਤਿਗੁਰਾਂ ਦਾ ਅਚਾਨਕ ਹੀ ਕੀਤਾ ਹੋਇਆ ਹੁਕਮ ਸੁਣ ਕੇ ਮਾਤਾ ਜੀ ਸਤਿਗੁਰਾਂ ਦੇ ਦਰਸ਼ਨਾਂ ਤੋਂ ਬਾਅਦ ਹੋਣ ਦਾ ਦੁਖ ਮਹਿਸੂਸ ਕਰਦਿਆਂ ਅੱਖਾਂ ਵਿੱਚ ਵੈਰਾਗ ਦਾ ਜਲ ਭਰ ਕੇ ਮਾਤਾ ਜੀ ਨੇ ਬੇਨਤੀ ਕੀਤੀ ਕਿ ਮਹਾਰਾਜ ਮੇਰਾ ਇਹ ਪ੍ਰਣ ਹੈ ਕਿ ਆਪ ਜੀ ਦੇ ਦਰਸ਼ਨ ਕਰਨ ਤੋਂ ਬਿਨਾਂ ਪ੍ਰਸ਼ਾਦਾ ਨਹੀਂ ਛਕਦੀ।

ਯਥਾ— ਤੁਮ ਬਿਨ ਮੌਰ ਅਲੰਬ ਨ ਕੋਈ ॥ ਦੇਖਿ ਅਚੌਂ ਜਲ ਭੋਜਨ ਦੋਈ ॥੧੭॥

ਬਿਛੂਰੇ ਤੇ ਦਰਸ਼ਨ ਕਿਮ ਹੋਇ ॥ ਸਹੋਂ ਕਸਟ ਪ੍ਰਾਨਨ ਕੋ ਖੋਇ ॥

ਕੌਨ ਗਾਤੀ ਪ੍ਰਭ ਹੋਇ ਹਮਾਰੀ ॥ ਬਨਿ ਲਚਾਰ ਮਾਰਿ ਰਹਉਂ ਬਿਚਾਰੀ ॥

ਸੋ, ਇਸ ਪ੍ਰਕਾਰ ਦੁਖੀ ਹੋ ਕੇ ਪ੍ਰਾਣ ਤਿਆਗਣ ਨਾਲੋਂ ਤਾਂ ਇਹੀ ਬਿਹਤਰ ਹੈ ਕਿ ਆਪ ਮੈਨੂੰ ਆਪਣੇ ਸੰਗ ਹੀ ਲੈ ਜਾਵੇ ਤਾਂ ਸਤਿਗੁਰੂ ਜੀ ਨੇ ਕਿਹਾ ਕਿ ਤੇਰਾ ਇਹ ਪ੍ਰਣ ਦਰਸ਼ਨ ਕਰਕੇ ਅੰਨ-ਜਲ ਛੱਕਣ ਦਾ ਅਸੀਂ ਨਿਭਾਵਾਂਗੇ। ਤਾਂ ਇਹ ਕਹਿ ਕੇ ਸਤਿਗੁਰੂ ਜੀ ਨੇ ਆਪਣੇ ਕਮਰਕਸੇ ਦੇ ਸ਼ਸਤਰ ਬਖਸ਼ੇ ਅੰਤ ਕਿਹਾ ਕਿ ਸ਼ਸਤਰਾਂ ਦਾ ਮੇਰਾ ਸਰੂਪ ਸਮਝ ਕੇ ਅਦਬ ਰੱਖਣਾ। ਇਸ਼ਨਾਨ ਕਰਕੇ ਜਪੁਜੀ ਸਾਹਿਬ ਦਾ ਪਾਠ ਕਰਨਾ। ਇਹਨਾਂ ਸ਼ਸਤਰਾਂ ਨੂੰ ਪਲੰਘੇ ਤੇ ਬਿਰਾਜਮਾਨ ਕਰਕੇ ਕਪੜੇ ਨਾਲ ਢੱਕਣਾ। ਜਦੋਂ ਦਰਸ਼ਨਾਂ ਲਈ ਅਰਦਾਸ ਕਰੋਗੇ ਤਾਂ ਇਹਨਾਂ ਸ਼ਸਤਰਾਂ ਵਿੱਚੋਂ ਮੇਰੇ ਦਰਸ਼ਨ ਹੋਣਗੇ ਤੇ ਤੁਹਾਡਾ ਪ੍ਰਣ ਇਸੀ ਤਰ੍ਹਾਂ ਅਖੀਰ ਤਕ ਨਿਭੇਗਾ। ਤੁਸੀਂ ਦਰਸ਼ਨ ਕਰਕੇ ਅੰਨ-ਜਲ ਛਕਦੇ ਰਹਿਣਾ। ਸੋ, ਇਹਨਾਂ ਦੋਹਾਂ ਸਾਖੀਆਂ ਤੋਂ ਗੁਰੂ ਸਰੂਪ ਦੇ ਦਰਸ਼ਨਾਂ ਤੋਂ ਮਿਲੇ ਜੀਵਨ ਆਧਾਰ ਦੀ ਪੁਸ਼ਟੀ ਹੁੰਦੀ ਹੈ।

ਪੁਰਨ ਕਰਮ ਹੋਇ ਪ੍ਰਭ ਮੇਰਾ ॥੧॥

ਹੇ ਪ੍ਰਭੂ=ਵਾਹਿਗੁਰੂ ਆਪ ਜੀ ਦੇ ਦਰਸ਼ਨ ਕਰਕੇ ਹੀ ਪਿਛਲੇ ਜਨਮ ਦਾ ਮੇਰਾ ਕੀਤਾ ਹੋਇਆ ਸੁਭ ਕਰਮ
ਪੂਰਨ=ਸਫਲਾ ਹੋਇ=ਹੋਵੇਗਾ ।

ਇਹ ਬੇਨੰਤੀ ਸੁਣਿ ਪ੍ਰਭ ਮੇਰੇ ॥

ਹੇ ਮੇਰੇ ਪ੍ਰਭੂ=ਸੁਆਮੀ ਮਾਲਕ ! ਮੇਰੀ ਇਹ ਬੇਨੰਤੀ=ਬੇਨੰਤੀ ਸੁਣਿ=ਸੁਣੋ ।

ਜਥਾ— ੧. ਸੁਨਹੁ ਬੇਨੰਤੀਆ ਸੁਆਮੀ ਮੇਰੇ ਰਾਮ ॥

[ਬਿਹਾਰੀ ਮਹਲਾ ੫, ਅੰਗ ੫੪੭]

੨. ਸੁਣਿ ਬੇਨੰਤੀ ਸੁਆਮੀ ਅਪੁਨੇ ਨਾਨਕੁ ਇਹੁ ਸੁਖੁ ਮਾਰੈ ॥

[ਸੋਰਠਿ ਮਹਲਾ ੫, ਅੰਗ ੬੧੦]

੩. ਸੁਨਹੁ ਬਿਨੰਤੀ ਠਾਕੁਰ ਮੇਰੇ ਜੀਅ ਜੰਤ ਤੇਰੇ ਧਰੇ ॥

ਰਾਖੁ ਪੈਜ ਨਾਮੁ ਅਪੁਨੇ ਕੀ ਕਰਨ ਕਰਾਵਨਹਾਰੇ ॥

[ਸੋਰਠਿ ਮਹਲਾ ੫, ਅੰਗ ੬੩੧]

ਦੇਹਿ ਨਾਮੁ ਕਰਿ ਅਪਣੇ ਚੇਰੇ ॥੧॥ ਰਹਾਉ ॥

ਮੈਨੂੰ ਆਪਣਾ ਚੇਰੇ=ਦਾਸ ਜਾਣ ਕੇ ਨਾਮ ਸਿਮਰਨ ਬਖਸ਼ ਦੇਣਾ ਕਰੋ ।

ਜਥਾ— ੧. ਨਾਮ ਦਾਨੁ ਜਾਚੰਤਿ ਨਾਨਕ ਦਇਆਲ ਪੁਰਖ ਕ੍ਰਿਪਾ ਕਰਹ ॥

[ਵਾਰ ਜੈਤਸਰੀ ਮਹਲਾ ੫, ਅੰਗ ੨੧੦]

੨. ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥

[ਸੋਰਠਿ ਮਹਲਾ ੫, ਅੰਗ ੬੩੯]

੩. ਨਾਮੁ ਦੇਹਿ ਮਾਰੈ ਦਾਸੁ ਤੇਰਾ ॥ ਹਰਿ ਜੀਵਨ ਪਦੁ ਨਾਨਕ ਪ੍ਰਭੁ ਮੇਰਾ ॥

[ਮਾਰੂ ਮਹਲਾ ੫, ਅੰਗ ੧੦੦੫]

ਅਪਣੀ ਸਰਣਿ ਰਾਖੁ ਪ੍ਰਭ ਦਾਤੇ ॥

ਹੇ ਦਾਤੇ=ਦਾਤਾਂ ਦੇਣ ਵਾਲੇ ਪ੍ਰਭੁ=ਮਾਲਕ ਮੈਨੂੰ ਆਪਣੀ ਸਰਨ ਵਿੱਚ ਰਾਖੁ=ਰੱਖ ਲੈਣਾ ਕਰੋ ।

ਜਥਾ— ਸਰਣਿ ਸਮਰਖ ਏਕ ਕੇਰੀ ਦੂਜਾ ਨਾਹੀ ਠਾਉ ॥

[ਆਸਾ ਮਹਲਾ ੫, ਅੰਗ ੮੦੫]

ਗੁਰ ਪ੍ਰਸਾਦਿ ਕਿਨੈ ਵਿਰਲੈ ਜਾਤੇ ॥੨॥

ਗੁਰਾਂ ਦੀ ਪ੍ਰਸਾਦਿ=ਕਿਰਪਾ ਨਾਲ ਕਿਨੈ=ਕਿਸੇ ਵਿਰਲੇ ਨੇ ਹੀ ਆਪ ਜੀ ਨੂੰ ਜਾਤੇ=ਜਾਣਿਆ ਹੈ। ਕਿਉਂਕਿ
ਪ੍ਰਸ਼ੰਸ਼ ਦਾ ਜਾਨਣਾ ਗੁਰੂ ਦੀ ਕ੍ਰਿਪਾ ਬਿਨਾ ਸੰਭਵ ਨਹੀਂ, ਜਿਸਨੇ ਵੀ ਜਾਣਿਆ ਹੈ ਗੁਰੂ ਦੀ ਕਿਰਪਾ ਦੁਆਰਾ
ਹੀ ਜਾਣਿਆ ਹੈ।

ਸੁਨਹੁ ਬਿਨਉ ਪ੍ਰਭ ਮੇਰੇ ਮੀਤਾ ॥

ਹੇ ਮੇਰੇ ਮੀਤਾ=ਮਿੱਤਰ ਪ੍ਰਭੁ=ਮਾਲਕ ਜੀ, ਮੇਰੀ ਬਿਨਉ=ਬੇਨੰਤੀ ਸੁਨਣਾ ਕਰੋ ।

ਚਰਣ ਕਮਲ ਵਸਹਿ ਮੇਰੈ ਚੀਤਾ ॥੩॥

ਹੇ ਵਾਹਿਗੁਰੂ ! ਆਪ ਜੀ ਦੇ ਚਰਨ ਜੋ ਕਮਲ ਦੀਆਂ ਪੰਖੜੀਆਂ ਤੋਂ ਵੀ ਸੁੰਦਰ ਹਨ, ਉਹ ਮੇਰੇ ਚੀਤਾ=ਚਿਤ
ਦੀ ਚਿਤਵਨੀ ਵਿੱਚ ਵਸਦੇ ਰਹਿਣ ।

ਯਥਾ— ੧. ਚਰਨ ਕਮਲ ਉਰ ਧਰੇ ਚੀਤੁ || ਚਿਭੁ ਜੀਵਨੁ ਚੇਤਨੁ ਨਿਤ ਨੀਤੁ ||

[ਰਾਮਕਲੀ ਮਹਲਾ ੧, ਅੰਗ ੯੩੨]

੨. ਹਰਿ ਕੇ ਚਰਣ ਰਿਦੇ ਮਹਿ ਬਸੇ || ਜਨਮ ਜਨਮ ਕੇ ਕਿਲਵਿਖ ਨਸੇ ||

[ਗਊੜੀ ਮਹਲਾ ੫, ਅੰਗ ੧੯੭]

੩. ਚਰਣ ਕਮਲ ਬਸਾਇ ਹਿਰਦੈ ਜੀਅ ਕੋ ਆਧਾਰੁ ||

[ਆਸਾ ਮਹਲਾ ੫, ਅੰਗ ੪੦੫]

ਨਾਨਕੁ ਏਕ ਕਰੈ ਅਰਦਾਸਿ ॥

ਵਿਸਰੁ ਨਾਹੀ ਪੁਰਨ ਗੁਣਤਾਸਿ ॥੪॥੧੯॥੨੪॥

ਸਤਿਗੁਰੂ ਜੀ ਛੁਰਮਾਨ ਕਰਦੇ ਹਨ ਕਿ ਮੈਂ ਇੱਕ ਅਰਦਾਸਿ=ਬੇਨਤੀ ਕਰਦਾ ਹਾਂ। ਹੇ ਗੁਣਾਂ ਦੇ ਤਾਸਿ=ਖਜ਼ਾਨੇ ਪੂਰਨ=ਪਰੀਪੂਰਨ ਵਾਹਿਗੁਰੂ, ਵਾ—ਹੇ ਪੂਰਨ ਸੁਭ ਗੁਣਾਂ ਦੇ ਖਜ਼ਾਨੇ ਵਾਹਿਗੁਰੂ ਆਪ ਕਦੇ ਵੀ ਮੈਨੂੰ ਵਿਸਰੁ=ਭੁਲਣਾ ਨਾਹੀ=ਨਾ ਕਰੋ।

ਵਾਹਿਗੁਰੂ ਜੀ ਕਾ ਖਾਲਸਾ || ਵਾਹਿਗੁਰੂ ਜੀ ਕਾ ਫਤਹਿ ||

ਮੁਖਵਾਕ ਨੰਬਰ ੧੩੧

[ਆਦਿ ਅੰਗ ੨੪੩]

ਸੁਹੀ ਮਹਲਾ ੫ ॥ ਬਹਤੀ ਜਾਤ ਕਦੇ ਦ੍ਰਿਸ਼ਟਿ ਨ ਧਾਰਤ ॥ ਮਿਥਿਆ ਮੋਹ ਬੰਧਹਿ ਨਿਤ
ਪਾਰਚ ॥੧॥ ਮਾਧਵੇ ਭਜੁ ਦਿਨ ਨਿਤ ਰੈਣੀ ॥ ਜਨਮੁ ਪਦਾਰਥੁ ਜੀਤਿ ਹਰਿ ਸਰਣੀ ॥੧॥ ਰਹਾਉ ॥
ਕਰਤ ਬਿਕਾਰ ਦੌਥੀ ਕਰ ਝਾਰਤ ॥ ਰਾਮ ਰਤਨੁ ਰਿਦ ਤਿਲੁ ਨਹੀ ਧਾਰਤ ॥੨॥ ਭਰਣ ਪੋਖਣ
ਸੰਗ ਅਉਧ ਬਿਹਾਣੀ ॥ ਜੈ ਜਗਦੀਸ ਕੀ ਗਤਿ ਨਹੀ ਜਾਣੀ ॥੩॥ ਸਰਣਿ ਸਮਰਥ ਅਗੋਚਰ
ਸੁਆਮੀ ॥ ਉਧਰੁ ਨਾਨਕ ਪ੍ਰਭ ਅੰਤਰਜਾਮੀ ॥੪॥੨੭॥੩੩॥

ਸੁਹੀ ਮਹਲਾ ੫ ॥

ਸੂਹੀ ਰਾਗਣੀ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਉਚਾਰਨ ਕੀਤਾ ਹੋਇਆ ਇਹ ਅੰਮ੍ਰਿਤ ਵਚਨ ਸੁਸ਼ੋਭਤ ਹੈ, ਜਿਸ ਵਿੱਚ ਸਤਿਗੁਰੂ ਜੀ ਮੁਕਦੀ ਹੋਈ ਜਿੰਦਗੀ ਵੱਲ ਇੱਕ ਝਾਤ ਮਰਾਉਂਦੇ ਹਨ। ਹੇ ਜੀਵ! ਤੂੰ ਦੇਖਣਾ ਕਰ ਤੇਰੀ ਉਮਰ ਮੁਕਦੀ ਜਾਂਦੀ ਹੈ, ਤੂੰ ਕਦੀ ਵੇਖ ਨਹੀਂ ਰਿਹਾ, ਐਸੀ ਤੇਰੇ ਵਿੱਚ ਅਗਿਆਨਤਾ ਹੈ। ਮੁਖਵਾਕ ਦੀਆਂ ਪਹਿਲੀਆਂ ਹੀ ਤੁਕਾਂ ਵਿੱਚ ਛੁਗਮਾਉਂਦੇ ਹਨ :

ਬਹਤੀ ਜਾਤ ਕਦੇ ਦ੍ਰਿਸ਼ਟਿ ਨ ਧਾਰਤ ॥

ਹੇ ਪੁਰਸ਼ਾ! ਤੇਰੀ ਜਿੰਦਗੀ, ਉਮਰ ਸੰਸਾਰ ਸਮੁੰਦਰ ਵਿੱਚੋਂ ਬਹਤੀ=ਰੁੜ੍ਹਦੀ ਜਾਤ=ਜਾਂਦੀ ਹੈ। ਉਸ ਰੁੜ੍ਹੀ ਹੋਈ ਜਿੰਦਗੀ ਵੱਲ ਨੂੰ ਕਦੇ=ਕਿਸੇ ਵੇਲੇ ਵੀ ਦ੍ਰਿਸ਼ਟਿ=ਨਿਗ੍ਰਾ, ਨਹੀਂ ਧਾਰਤ=ਕਰਦਾ, ਭਾਵ ਮੁੱਕਦੀ ਹੋਈ ਜਿੰਦਗੀ ਦੇ ਸੁਆਸਾਂ ਵੱਲ ਕਦੇ ਧਿਆਨ ਨਹੀਂ ਦਿੰਦਾ ਅਥਵਾ ਤੇਰੀ ਬਿਰਤੀ ਸੰਸਾਰ ਦੇ ਵਿਸ਼ਾਂ ਰੂਪ ਨਦੀ ਵਿੱਚ ਬਹਤੀ=ਰੁੜ੍ਹੀ ਜਾ ਰਹੀ ਹੈ। ਹਰ ਵਕਤ ਬਿਰਤੀ ਵਿੱਚ ਵਿਕਾਰਾਂ ਦੀ ਚਿਤਵਨੀ ਹੈ, ਇਸ ਲਈ ਅੰਤਸ਼ਕਰਣ ਦੀ ਬਿਰਤੀ ਹਰ ਵਕਤ ਰੁੜ੍ਹੀ ਜਾ ਰਹੀ ਹੈ। ਜਿਥੇ ਰੁੜ੍ਹਨਾ ਸ਼ਬਦ ਆਵੇ, ਰੁੜ੍ਹਨਾ ਹਮੇਸ਼ਾ ਨੀਵੇਂ ਪਾਸੇ ਨੂੰ ਹੁੰਦਾ ਹੈ। ਜਿਵੇਂ ਪਾਣੀ ਹਮੇਸ਼ਾਂ ਨੀਵੇਂ ਪਾਸੇ ਨੂੰ ਰੁੜ੍ਹਦਾ ਹੀ ਰੁੜ੍ਹਦਾ ਜਾਂਦਾ ਹੈ। ਇਸੇ ਤਰ੍ਹਾਂ ਮਨ ਦਾ ਸੁਭਾਅ ਨੀਚ ਕਰਮਾਂ ਵੱਲ, ਭਾਵ ਜੋ ਨੀਵੇਂ ਕਰਮ ਹਨ, ਵਿਸ਼ੇ ਵਿਕਾਰ ਆਦਿ ਉਨ੍ਹਾਂ ਵੱਲ ਨੂੰ ਬੜੀ ਤੌਜੀ ਨਾਲ ਮਨ ਦੀ ਬਿਰਤੀ ਬਹਤੀ=ਰੁੜ੍ਹੀ ਜਾਤ=ਜਾਂਦੀ ਹੈ। ਤੂੰ ਕਦੇ ਵਿਚਾਰ ਦ੍ਰਿਸ਼ਟਿ=ਨਿਗ੍ਰਾ ਵਿਚਾਰ ਦ੍ਰਿਸ਼ਟੀ ਨ=ਨਹੀਂ ਧਾਰਤ=ਕਰਦਾ।

ਯਥਾ— ਉਪਜੈ ਨਿਪਜੈ ਨਿਪਜਿ ਸਮਾਈ ॥ ਨੈਨਹ ਦੇਖਤ ਇਹੁ ਜਗੁ ਜਾਈ ॥

[ਗਉੜੀ ਕਬੀਰ ਜੀ, ਅੰਗ ੩੨੫]

ਮਿਥਿਆ ਮੋਹ ਬੰਧਹਿ ਨਿਤ ਪਾਰਚ ॥੧॥

ਮਿਥਿਆ ਭਾਵ ਝੂਠੇ ਪਦਾਰਥ, ਵਾ—ਸੰਬੰਧੀਆਂ ਦੇ ਮੋਹ ਵਿੱਚ ਨਿਤ=ਹਮੇਸ਼ਾ ਹੀ ਪਾਰਚ=ਫਸ ਕੇ ਜੰਮਣ-ਮਰਨ ਵਿੱਚ ਬੱਝ ਰਿਹਾ ਹੈ। (ਪਾਰਚ=ਆਪਣੇ ਵਿੱਚ ਪਰਚਾ ਯਾ ਫਸਾ ਲੈਣ ਵਾਲੇ ਕੰਮ, ਵਿਸ਼ੇਸ਼ ਕਰਕੇ ਝਗੜੇ ਝਾੰਜੇ)

ਯਥਾ— ੧. ਮਿਥਿਆ ਸੰਗਿ ਸੰਗਿ ਲਪਟਾਏ ਮੋਹ ਮਾਇਆ ਕਾਰਿ ਬਾਧੇ ॥

[ਆਸਾ ਮਹਲਾ ੫, ਅੰਗ ੪੦੨]

੨. ਮਿਥਿਆ ਸੰਗਿ ਕੁੜਿ ਲਪਟਾਇਓ ਉਰਝਿ ਪਰਿਓ ਕੁਸਮਾਂਹੀ ॥

ਧਰਮਰਾਇ ਜਬ ਪਕਰਸਿ ਬਵਰੇ ਤਉ ਕਾਲ ਮੁਖਾ ਉਠਿ ਜਾਹੀ ॥

[ਸਾਰਗ ਮਹਲਾ ੫, ਅੰਗ ੧੨੦੨]

ਹੇ ਝੂਠੇ ਜੀਵ! ਤੂੰ ਮਿਥਿਆ ਪਦਾਰਥਾਂ ਦੇ ਸੰਗਿ=ਨਾਲ ਲਪਟ ਰਿਹਾ ਹੈਂ ਅਤੇ ਕੁਸ ਮਾਂਹੀ=ਕਸੁੰਬੇ ਦੇ ਰੰਗ,

ਵਾ—ਛੁੱਲਾਂ ਦੇ ਸਮਾਨ ਸੁੱਖਾਂ ਵਿੱਚ ਉਲਿਝਿ ਰਿਹਾ ਹੈਂ, ਭਾਵ ਇਹ ਸੁਖ ਥੋੜ੍ਹੇ ਦਿਨ ਰਹਿਣ ਵਾਲੇ ਹਨ। ਹੇ ਬਾਵਰੇ=ਝੱਲੇ ਜੀਵ ਜਦੋਂ ਧਰਮ ਰਾਜ ਤੈਨੂੰ ਪਕੜੇਗਾ, ਉਦੋਂ ਕਾਲ ਦੇ ਮੁਖ ਵਿੱਚ ਪੈ ਕੇ, ਵਾ—ਕਲੰਕਤ ਮੁਖ ਹੋ ਕੇ ਚਲਾ ਜਾਵੇਂਗਾ।

ਮਾਧਵੇ ਭਜੁ ਦਿਨ ਨਿਤ ਰੈਣੀ ॥

ਹੇ ਭਾਈ! ਜੇ ਸੰਸਾਰ ਸਮੁੰਦਰ ਤੋਂ ਤਰਨਾ ਹੈ ਤਾਂ ਨਿਤਾਪ੍ਰਤੀ ਰਾਤ ਦਿਨ ਮਾ=ਮਾਇਆ ਦੇ ਧਵੇ=ਆਸਰਾ ਰੂਪ ਪ੍ਰਮਾਤਮਾ ਨੂੰ ਭਜੁ=ਯਾਦ ਕਰਨਾ ਕਰ।

ਯਥਾ— ੧. ਦਿਨਸੁ ਰੈਣਿ ਆਰਾਧੀ ਸਮਲੇ ਸਾਹ ਸਾਹ ॥ [ਆਸਾ ਮਹਲਾ ੫, ਅੰਗ ੩੬੮]

੨. ਸਿਸਰਉ ਅਪੁਨਾ ਸਾਂਈ ॥ ਦਿਨਸੁ ਰੈਣਿ ਸਦ ਧਿਆਈ ॥ [ਸੋਰਠਿ ਮਹਲਾ ੫, ਅੰਗ ੬੩੦]

੩. ਦਿਨੁ ਰਾਤੀ ਆਰਾਧੁ ਪਿਆਰੋ ਨਿਮਖ ਨ ਕੀਜੈ ਢੀਲਾ ॥ [ਗੁਜਰੀ ਮਹਲਾ ੫, ਅੰਗ ੪੬੮]

ਜਨਮੁ ਪਦਾਰਥੁ ਜੀਤਿ ਹਰਿ ਸਰਣੀ ॥੧॥ ਰਹਾਉ ॥

ਹਰਿ=ਹਰੀ ਵਾਹਿਗੁਰੂ ਦੀ ਸਰਣੀ=ਸਰਣ ਵਿੱਚ ਪੈ ਕਰ ਕੇ ਆਪਣੇ ਅਮੋਲਕ ਮਨੁੱਖਾ ਜਨਮ ਰੂਪ ਪਦਾਰਥ ਨੂੰ ਜਿੱਤਣਾ ਕਰ।

ਯਥਾ— ਜਨਮ ਪਦਾਰਥੁ ਜੀਤੀਐ ਜਪਿ ਹਰਿ ਬੈਰਾਗਰੁ ॥

ਸਭਿ ਪਵਹੁ ਸਰਨਿ ਸਤਿਗੁਰੂ ਕੀ ਬਿਨਸੈ ਦੁਖ ਦਾਗਰੁ ॥ [ਵਾਰ ਕਾਨੜਾ ਮ: ੪, ਅੰਗ ੧੩੧੮]

ਕਰਤ ਵਿਕਾਰ ਦੌਥੀ ਕਰ ਝਾਰਤ ॥

ਹੇ ਜੀਵ ਤੂੰ ਦੌਥੀ=ਦੌਵੇਂ ਕਰ=ਹੱਥ ਝਾਰਤ=ਝਾੜ ਕੇ, ਭਾਵ ਨਿਸੰਗ ਹੋ ਕੇ ਵਿਕਾਰਾਂ ਨੂੰ ਕਰਦਾ ਹੈਂ। ਵਾ—ਜਿਸ ਤਰ੍ਹਾਂ ਜੁਆਗੀ ਜੂਏ ਵਿੱਚ ਹਾਰ ਕੇ ਦੌਵੇਂ ਹੱਥ ਝਾੜ ਦਿੰਦੇ ਹਨ, ਇਸੇ ਤਰ੍ਹਾਂ ਸਾਰੀ ਉਮਰ ਵਿਕਾਰ ਕਰਦਿਆਂ ਅੰਤ ਨੂੰ ਜੀਵ ਮਨੁੱਖਾ ਜਨਮ ਦੀ ਬਾਜ਼ੀ ਹਾਰ ਕੇ ਦੌਵੇਂ ਹੱਥ ਝਾੜ ਕੇ, ਭਾਵ ਖਾਲੀ ਹੱਥ ਚਲਾ ਜਾਂਦਾ ਹੈ। ਵਾ—ਸਾਰੀ ਉਮਰ ਵਿਕਾਰ ਕਰਦਾ, ਭਾਵ ਵਿਸ਼ੇ ਭੋਗਦਾ ਹੈ ਤੇ ਅੰਤ ਨੂੰ ਦੌਵੇਂ ਹੱਥ ਝਾੜਦਾ ਹੀ ਰਹਿ ਜਾਂਦਾ ਹੈ, ਭਾਵ ਪਛਤਾਉਂਦਾ ਹੀ ਰਹਿ ਜਾਂਦਾ ਹੈ। ਵਾ—ਹੇ ਜੀਵ! ਤੂੰ ਵਿਕਾਰ ਕਰਦਾ ਹੈਂ, ਅੰਤ ਨੂੰ ਜਮਦੂਤ ਤੇਰੇ ਦੌਵੇਂ ਹੱਥ ਝਾੜ ਦੇਣਗੇ। ਵਾ—ਵਿਕਾਰ ਕਰਦਿਆਂ ਕਦੇ ਤਾਂ ਇਨ੍ਹਾਂ ਵਿਕਾਰਾਂ ਵਲੋਂ ਮਨ ਬੁੱਧ ਰੂਪ ਦੌਵੇਂ ਹੱਥ ਝਾੜ ਦੇ, ਭਾਵ ਕਦੇ ਤਾਂ ਵਿਕਾਰਾਂ ਦੀ ਇੱਛਾ ਤਿਆਗ ਕੇ ਮਨ ਬੁੱਧ ਵਿੱਚ ਪ੍ਰਭੂ ਦੀ ਯਾਦ ਵਸਾਉਣਾ ਕਰ। ਨਹੀਂ ਤਾਂ ਵਿਕਾਰ ਕਰਦੇ ਨੂੰ ਜਮਦੂਤ ਤੇਰੇ 'ਤੇ ਦੌਵੇਂ ਹੱਥ ਝਾੜਨਗੇ, ਭਾਵ ਤੈਨੂੰ ਹੱਥਾਂ ਨਾਲ ਕੁਟਣਗੇ।

ਯਥਾ— ਕਹਿ ਕਬੀਰ ਕਿਛੁ ਗੁਨੁ ਬੀਚਾਰਿ ॥ ਚਲੇ ਜੁਆਗੀ ਦੁਇ ਹਥ ਝਾਰਿ ॥

[ਬੈਰਾਉ ਕਬੀਰ ਜੀ, ਅੰਗ ੧੧੫੮]

ਇਸ ਪੰਗਤੀ ਵਿੱਚ ਕਬੀਰ ਜੀ ਛੁਗਮਾਨ ਕਰਦੇ ਹਨ ਕਿ ਹੇ ਜੀਵ! ਕੁਝ ਪ੍ਰਮਾਤਮਾ ਦੀ ਪ੍ਰਾਪਤੀ ਦੇ ਗੁਣਾਂ ਨੂੰ ਬੀਚਾਰਨਾ ਕਰ। ਨਹੀਂ ਹਾਰੇ ਹੋਏ ਜੁਆਗੀ ਦੀ ਨਿਆਈ ਹਾਲਤ ਹੋ ਜਾਏਗੀ, ਜਿਸ ਨੇ ਜੂਏ ਦੀ ਬਾਜ਼ੀ ਵਿੱਚ ਧਰਮ ਪੁੱਤਰ ਯੁਧਿਸ਼ਟਰ ਵਾਂਗ ਸਭ ਕੁਝ ਹਾਰ ਦਿੱਤਾ ਹੋਵੇ ਤੇ ਖਾਲੀ ਹੱਥ ਝਾੜ ਕੇ ਆਪਣੇ ਘਰ ਨੂੰ ਤੁਰ ਗਿਆ ਹੋਵੇ। ਇਸੇ ਤਰ੍ਹਾਂ ਸੰਸਾਰ ਜੂਏ ਵਿੱਚ ਸੁਆਸਾਂ ਰੂਪ ਪੂੰਜੀ ਨੂੰ ਹਾਰ ਕੇ ਜੀਵ ਰੂਪ ਜੁਆਗੀਆ ਸੰਸਾਰ ਤੋਂ ਚਲਾ ਜਾਵੇਗਾ। ਇੱਕ ਆਮ ਸਾਧਾਰਣ ਜੀਵ ਦੀ ਤਾਂ ਗੱਲ ਹੀ ਕੀ ਹੈ, ਇਸ ਸੰਸਾਰ ਵਿੱਚ ਵੱਡੇ ਵੱਡੇ ਰਾਜੇ, ਮਹਾਰਾਜੇ, ਸਮਰਾਟ ਪੈਦਾ ਹੋਏ, ਪਰ ਅੰਤ ਨੂੰ ਸਭ ਕੁਝ ਛੱਡ ਕੇ ਤੁਰ ਗਏ, ਜਿਸ ਨੂੰ ਮੇਰੀ ਮੇਰੀ ਕਰਦੇ ਰਹੇ ਪਰ ਜਾਂਦੀ ਵਾਰ ਕੁਝ ਵੀ ਨਾਲ ਨਹੀਂ ਲਿਜਾ ਸਕੇ ਤੇ ਖਾਲੀ ਹੱਥ ਤੁਰ ਗਏ। ਸਤਿਗੁਰੂ ਅਰਜਨ ਸਾਹਿਬ ਜੀ ਛੁਗਮਾਨ ਕਰਦੇ ਹਨ:

ਯਥਾ— ਮੇਰੀ ਮੇਰੀ ਕਿਆ ਕਰਹਿ ਜਿਨਿ ਦੀਆ ਸੋ ਪ੍ਰਭੁ ਲੋੜਿ ॥

ਸਰਪਰ ਉਠੀ ਚਲਣਾ ਛਡਿ ਜਾਸੀ ਲਖ ਕਰੋੜਿ ॥

[ਸਿਗੀਰਾਗ ਮਹਲਾ ੫, ਅੰਗ ੫੦]

ਕਿ ਹੇ ਜੀਵ ! ਤੂੰ ਮੇਰੀ-ਮੇਰੀ ਕੀ ਕਰਦਾ ਹੈਂ, ਜਿਸ ਪ੍ਰਮਾਤਮਾ ਨੇ ਤੈਂਨੂੰ ਪਦਾਰਥ ਦਿੱਤਾ ਹੈ, ਉਸ ਪ੍ਰਮਾਤਮਾ ਦੀ ਹੀ ਇੱਛਾ ਕਰ। ਕਿਉਂਕਿ ਇਸ ਸੰਸਾਰ ਤੋਂ ਲੱਖਾਂ ਕਰੋੜਾਂ ਰੁਪਏ ਅਤੇ ਪਦਾਰਥ ਛੱਡ ਕੇ ਅੰਤ ਨੂੰ ਜੂਰ ਹੀ ਚਲੇ ਜਾਣਾ ਹੈ।

ਯਥਾ— ਕਬੀਰ ਇਹੁ ਤਨੁ ਜਾਇਗਾ ਸਕਹੁ ਤ ਲੇਹੁ ਬਹੋਰਿ ॥

ਨਾਂਗੇ ਪਾਵਹੁ ਤੇ ਗਾਏ ਜਿਨ ਕੇ ਲਾਖ ਕਰੋਰਿ ॥

[ਸਲੋਕ ਕਬੀਰ ਜੀ, ਅੰਗ ੧੩੬੫]

ਸੋ, ਜੀਵ ਅਗਿਆਨ ਵਸ ਹੋ ਕੇ ਵਿਸੇ ਵਿਕਾਰਾਂ ਵਿੱਚ ਖਚਿਤ ਹੋ ਜਾਂਦਾ ਹੈ, ਜਿਸ ਕਰਕੇ ਸਾਰੀ ਉਮਰ ਵਿਅਰਥ ਗਵਾ ਕੇ ਅੰਤ ਨੂੰ ਸੰਸਾਰ ਤੋਂ ਖਾਲੀ ਹੱਥ ਤੁਰ ਜਾਂਦਾ ਹੈ। ਇਸ ਦੀਆਂ ਬਿਅੰਤ ਮਿਸਾਲਾਂ ਹਨ।

ਸਾਖੀ ਅੰਰਗੰਜੇਬ—ਅੰਰਗੰਜੇਬ ਬਾਦਸ਼ਾਹ ਜਿਸਦੇ ਜੁਲਮਾਂ ਨੂੰ ਨਾ ਤਾਂ ਕੋਈ ਸ਼ਬਦਾਂ ਵਿੱਚ ਬਿਆਨ ਕਰ ਸਕਦਾ ਹੈ ਅਤੇ ਨਾ ਹੀ ਕੋਈ ਅੱਖਰਾਂ ਵਿੱਚ ਲਿਖ ਸਕਦਾ ਹੈ। ਉਸਦੇ ਰਾਜ ਵਿੱਚ ਇਤਨੇ ਜੁਲਮ ਹੋਏ ਕਿ ਉਸਨੇ ਵੱਡੇ-ਵੱਡੇ ਮਹਾਂਪੁਰਸ਼ ਬ੍ਰਹਮ ਗਿਆਨੀਆਂ ਨੂੰ ਵੀ ਆਪਣੇ ਜੁਲਮ ਦੀ ਅੱਗ ਵਿੱਚ ਸਾਜ਼ਿਆ। ਹਿੰਦੂਆਂ ਵਿੱਚੋਂ ਅਸੋਘ ਨਾਥ ਬ੍ਰਹਮ ਗਿਆਨੀ, ਮੁਸਲਮਾਨਾਂ ਵਿੱਚੋਂ ਬ੍ਰਹਮ ਗਿਆਨੀ ਸਰਸੱਦ ਫ਼ਕੀਰ ਤੇ ਆਪਣੇ ਸਕੇ ਭਰਾ ਬ੍ਰਹਮ ਗਿਆਨੀ ਦਾਰਾ ਸ਼ਿਕੋਹ ਤੇ ਸਿੱਖਾਂ ਦੇ ਨੌਵੇਂ ਸਤਿਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਬ੍ਰਹਮ ਗਿਆਨੀ ਸਿੱਖ ਭਾਈ ਮਤੀਦਾਸ, ਭਾਈ ਸਤੀਦਾਸ ਅਤੇ ਭਾਈ ਦਿਆਲਾ ਜੀ ਵਰਗੇ ਮਹਾਨ ਮਹਾਂਪੁਰਸ਼ਾਂ ਨੂੰ ਸ਼ਹੀਦ ਕੀਤਾ। ਤੇ ਹੋਰ ਅਨੇਕਾਂ ਜੁਲਮਾਂ ਤੇ ਵਿਕਾਰਾਂ ਭਰੀ ਜਿੰਦਗੀ ਪੂਰੀ ਕਰਕੇ ਜਦੋਂ ਸੰਸਾਰ ਤੋਂ ਜਾਣ ਲੱਗਾ ਤਾਂ ਇਹ ਆਪਣੀ ਅੰਤਮ ਇੱਛਾ ਜਾਹਿਰ ਕਰਦਾ ਹੋਇਆ, ਆਪਣੀ ਅੰਤਿਮ ਵਸੀਅਤ ਵਿੱਚ ਲਿਖਦਾ ਹੈ ਕਿ ਇਸ ਵਿੱਚ ਕੋਈ ਸੱਕ ਨਹੀਂ ਕਿ ਮੈਂ ਹਿੰਦੁਸਤਾਨ ਦਾ ਚੱਕਰਵਰਤੀ ਬਾਦਸ਼ਾਹ ਰਿਹਾ ਹਾਂ, ਪਰ ਇਹ ਭੀ ਸੱਚ ਹੈ ਕਿ ਜਿੰਦਗੀ ਵਿੱਚ ਮੇਰੇ ਕੋਲੋਂ ਕੋਈ ਚੰਗਾ ਕੰਮ ਨਹੀਂ ਹੋਇਆ, ਸਗੋਂ ਵੱਡੇ ਵੱਡੇ ਪਾਪ ਕਰਮ ਮੇਰੇ ਤੋਂ ਹੋਏ, ਜਿਨ੍ਹਾਂ ਦਾ ਪਛਤਾਵਾ ਲੈ ਕੇ ਮੈਂ ਸੰਸਾਰ ਤੋਂ ਜਾ ਰਿਹਾ ਹਾਂ। ਮੇਰੀ ਅੰਤਿਮ ਇੱਛਾ ਇਹ ਹੈ ਕਿ ਮੇਰੇ ਮਰਨ ਤੋਂ ਬਾਅਦ ਮੇਰੇ ਜਨਾਜੇ ਨਾਲ ਬਹੁਤੇ ਲੋਕਾਂ ਦੀ ਭੀੜ ਨਾ ਕੀਤੀ ਜਾਵੇ ਤੇ ਸਾਦੇ ਤਗਿਕੇ ਨਾਲ ਮੈਨੂੰ ਦਫ਼ਨਾਇਆ ਜਾਵੇ। ਮੇਰੀ ਕਬਰ ਖੋਦਣ ਵਾਲੇ ਮਜ਼ਦੂਰਾਂ ਨੂੰ ਪੈਸੇ ਦਿੱਤੇ ਜਾਣ, ਉਨ੍ਹਾਂ ਤੋਂ ਮੇਰੀ ਕਬਰ ਮੁਫ਼ਤ ਨਾ ਖੁਦਵਾਈ ਜਾਵੇ। ਮੇਰੀ ਆਪਣੀ ਕਿਰਤ ਜੋ ਮੈਂ ਵਿਹਲੇ ਸਮੇਂ ਵਿੱਚ ਟੋਪੀਆਂ ਬਣਾ ਕੇ ਅਤੇ ਕੁਰਾਨ ਲਿੱਖ ਕੇ ਆਪਣਾ ਗੁਜ਼ਾਰਾ ਕਰਦਾ ਸੀ, ਉਸ ਵਿੱਚੋਂ ਇੱਕ ਰੁਪਈਆ ਚਾਰ ਆਨੇ ਬਾਕੀ ਹਨ। ਮੇਰੇ ਕਫ਼ਨ ਲਈ ਉਸੇ ਸਵਾ ਰੁਪਏ ਦਾ ਖੱਦਰ ਲਿਆ ਕੇ ਮੇਰੇ ਸਰੀਰ ਨੂੰ ਉਸ ਖੱਦਰ ਵਿੱਚ ਲਪੇਟ ਕੇ ਕਬਰ ਵਿੱਚ ਦਫ਼ਨਾਇਆ ਜਾਵੇ। ਜਿਸ ਵੇਲੇ ਮੇਰਾ ਜਨਾਜ਼ਾ ਮੇਰੇ ਮਹਿਲਾਂ ਵਿੱਚੋਂ ਉਠੇ, ਮੇਰੇ ਦੋਵੇਂ ਹੱਥ ਕਫ਼ਨ ਤੋਂ ਬਾਹਰ ਕੱਢ ਦਿੱਤੇ ਜਾਣ ਤਾਂ ਕਿ ਦੁਨੀਆ ਦੇਖੋ ਕਿ ਮੈਂ ਜਿਨ੍ਹਾਂ ਹੱਥਾਂ ਨਾਲ ਪਾਪ ਤੇ ਵਿਕਾਰ ਕਰਦਾ ਰਿਹਾ ਹਾਂ, ਅੱਜ ਖਾਲੀ ਹੱਥ ਸੰਸਾਰ ਤੋਂ ਜਾ ਰਿਹਾ ਹਾਂ।

ਸਾਖੀ ਸਿਕੰਦਰ ਬਾਦਸ਼ਾਹ—ਇਸੇ ਤਰ੍ਹਾਂ ਦੁਨੀਆ ਦੇ ਨਾਮੀ ਬਾਦਸ਼ਾਹਾਂ ਵਿੱਚੋਂ ਸਿਕੰਦਰ ਇੱਕ ਅਜੇਹਾ ਸਮਰਾਟ ਹੋਇਆ ਹੈ, ਜਿਸ ਦੀਆਂ ਅਨੇਕ ਕਥਾਵਾਂ ਸੰਸਾਰ ਵਿੱਚ ਪ੍ਰਸਿੱਧ ਹਨ। ਇਹ ਸਮਰਾਟ ਜਦੋਂ ਸੰਸਾਰ ਤੋਂ ਵਿਦਾ ਹੋਣ ਲੱਗਾ, ਭਾਵ ਇਸ ਦਾ ਅੰਤ ਸਮਾਂ ਆ ਗਿਆ ਤੇ ਇਸ ਨੇ ਦੇਖਿਆ ਕਿ ਮੌਤ ਬਿਲਕੁਲ ਮੇਰੇ ਨੇੜੇ ਆ ਗਈ ਹੈ। ਤਾਂ ਇਸ ਨੇ ਆਪਣੀ ਪਰਜਾ ਨੂੰ ਧਰਮ ਦੇ ਰਾਹ 'ਤੇ ਤੋਰਨ ਲਈ ਇੱਕ ਅੰਤਿਮ ਉਪਦੇਸ਼ ਦੇਣਾ ਚਾਹਿਆ ਤੇ ਕਿਹਾ ਕਿ ਜਦੋਂ ਮੇਰੀ ਅਰਥੀ ਮੇਰੇ ਮਹਿਲਾਂ ਵਿੱਚੋਂ ਉਠੇ, ਉਸ ਵੇਲੇ ਮੇਰੇ ਦੋਵੇਂ ਹੱਥ ਕਫ਼ਨ ਤੋਂ ਬਾਹਰ ਕੱਢ ਦਿੱਤੇ ਜਾਣ ਤਾਂ ਕਿ ਲੋਕ ਦੇਖਣ ਕਿ ਇਤਨਾ ਵੱਡਾ ਬਾਦਸ਼ਾਹ ਸੰਸਾਰ ਵਿੱਚੋਂ ਖਾਲੀ ਹੱਥ ਜਾ ਰਿਹਾ ਹੈ। ਇਸ ਲਈ ਗੁਰੂ ਅਰਜਨ ਸਾਹਿਬ ਜੀ ਦੀ ਉਪਰੋਕਤ ਪੰਗਤੀ ਦਾ ਸਿਧਾਂਤ ਇਹੋ ਜਿਹੀਆਂ ਅਨੇਕਾਂ ਸਾਖੀਆਂ ਦੁਆਰਾ ਸਿੱਧ ਹੁੰਦਾ ਹੈ।

ਰਾਮ ਰਤਨ ਰਿਦ ਤਿਲੁ ਨਹੀਂ ਧਾਰਤ ॥੨॥

ਰਤਨਾ ਦੀ ਨਿਆਈਂ ਅਮੋਲਕ ਪ੍ਰਮੇਸ਼ਰ ਦੇ ਨਾਮ ਨੂੰ ਤੂੰ ਹਿਰਦੇ ਵਿੱਚ ਤਿਲ ਮਾਤਰ ਵੀ ਨਹੀਂ ਧਾਰਤ=ਧਾਰਦਾ ।

ਭਰਣ ਪੋਖਣ ਸੰਗਿ ਅਉਧ ਬਿਹਾਣੀ ॥ ਜੈ ਜਗਦੀਸ ਕੀ ਗਤਿ ਨਹੀਂ ਜਾਣੀ ॥੩॥

ਸਰੀਰ ਦੇ ਭਰਣ=ਪਾਲਣ ਪੋਖਣ=ਪੋਸਣ ਵਿੱਚ, ਵਾ—ਪੇਟ ਨੂੰ ਭਰ ਲਿਆ ਤੇ ਪਲੋਸ ਲਿਆ । ਭਾਵ ਖਾ ਕੇ ਢਿਡ 'ਤੇ ਹੱਥ ਫੇਰ ਲਿਆ, ਵਾ—ਪੇਟ ਭਰਨ ਤੇ ਸਰੀਰ ਦੀ ਪਾਲਣਾ ਵਿੱਚ ਸਾਰੀ ਅਉਧ=ਉਮਰਾ ਬਿਹਾਣੀ=ਬਤੀਤ ਹੋ ਗਈ । ਜਿਸ ਜਗਦੀਸ ਦੀ ਸਾਰੇ ਜੈ ਹੋ ਰਹੀ ਹੈ, ਵਾ—ਜਿਸਨੇ ਤੇਰੀ ਜੈ ਕਰਨੀ ਹੈ, ਉਸ ਜਗਦੀਸ ਦੀ ਗਤਿ=ਗੀਤ ਨੂੰ ਤੂੰ ਨਹੀਂ ਜਾਣੀ=ਜਾਣਿਆ ।

ਯਥਾ— ੧. ਭਲਕੇ ਉਠਿ ਪੋਲੀਐ ਵਿਣੁ ਬੁਝੇ ਮੁਗਾਧ ਅਜਾਣਿ ॥

ਸੌ ਪ੍ਰਭੂ ਚਿਤਿ ਨ ਆਇਓ ਛੁਟੈਗੀ ਬੇਬਾਣਿ ॥ [ਸਿੰਗੀ ਰਾਗ ਮਹਲਾ ੫, ਅੰਗ ੪੩]

੨. ਰੇ ਨਰ ਕਾਹੇ ਪੱਧਰਹੁ ਦੇਹੀ ॥

ਉਡਿ ਜਾਇਗੋ ਧੁਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ [ਸੋਰਠ ਮਹਲਾ ੫, ਅੰਗ ੬੦੯]

ਸਾਖੀ ਗੁਰੂ ਨਾਨਕ ਦੇਵ ਜੀ—ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਸੰਸਾਰ ਰਠਨ ਕਰਦੇ ਦੱਖਣ ਵਿੱਚ ਤਾਪਤੀ ਨਦੀ ਦੇ ਕਿਨਾਰੇ ਬੈਠੇ ਹੋਏ ਭਾਈ ਮਰਦਾਨੇ ਪਾਸੋਂ ਸ਼ਬਦ ਸੁਣ ਰਹੇ ਸਨ ਤੇ ਅਪਾਰ ਸੰਗਤ ਜੁੜ ਰਹੀ ਸੀ । ਜਿਸ ਸਮੇਂ ਉਸ ਨਗਰ ਦਾ ਰਾਜਾ, ਜਿਸ ਦੀਆਂ ਅਨੇਕਾਂ ਇਸਤਰੀਆਂ ਸਨ । ਉਹ ਵੀ ਦਰਸ਼ਨ ਕਰਨ ਵਾਸਤੇ ਆਇਆ ਤੇ ਬੇਨਤੀ ਕੀਤੀ ਕਿ ਮਹਾਰਾਜ ਮੇਰੇ ਚਿਤ ਨੂੰ ਸ਼ਾਂਤੀ ਬਖਸ਼ੇ । ਇਹ ਬੇਨਤੀ ਸੁਣ ਕੇ ਸਤਿਗੁਰਾਂ ਨੇ ਬਚਨ ਕੀਤਾ ਕਿ ਸਿੱਖ ਸਾਧੂਆਂ ਦੀ ਸੇਵਾ ਕਰਿਆ ਕਰ ਅਤੇ ਸੰਗਤ ਕਰਦਿਆਂ-ਕਰਦਿਆਂ ਆਪੇ ਹੀ ਸ਼ਾਂਤੀ ਪ੍ਰਾਪਤ ਹੋ ਜਾਵੇਗੀ । ਰਾਜਾ ਸਤਿਗੁਰਾਂ ਦਾ ਹੁਕਮ ਮੰਨ ਕੇ ਆਏ ਸਾਧੂਆਂ, ਸੰਤਾਂ ਦੀ ਸੇਵਾ ਕਰਨ ਲੱਗਾ, ਪਰ ਰਾਜ-ਕਾਜ ਦੇ ਕੰਮਾਂ ਵਿੱਚ ਇਤਨਾ ਫਸਿਆ ਸੀ ਕਿ ਜਿਸਦਾ ਚਿਤ ਉਪਰਾਮ ਨਹੀਂ ਸੀ ਹੁੰਦਾ । ਅਖੀਰ ਜਦੋਂ ਉਸਦਾ ਅੰਤਮ ਸਮਾਂ ਨੇੜੇ ਆਇਆ ਤਾਂ ਨੌਕਰਾਂ-ਚਾਕਰਾਂ, ਇਸਤਰੀਆਂ ਨੂੰ ਬੁਲਾਇਆ ਤੇ ਹੁਕਮ ਦਿੱਤਾ ਕਿ ਮੇਰੇ ਖਜ਼ਾਨੇ ਗਿਣੇ ਜਾਣ, ਮੇਰੇ ਜਿੱਤੇ ਹੋਏ ਦੇਸ਼ਾਂ ਦੇ ਨਾਂ ਮੈਨੂੰ ਸੁਣਾਏ ਜਾਣ, ਜਿਹੜੇ ਲਾਲ ਮੈਂ ਖਜ਼ਾਨੇ ਵਿੱਚ ਪਾਏ ਹਨ, ਉਨ੍ਹਾਂ ਸਾਰਿਆਂ ਦੇ ਦਰਸ਼ਨ ਕਰਵਾਏ ਜਾਣ, ਮੇਰੀਆਂ ਸਾਰੀਆਂ ਇਸਤਰੀਆਂ ਹਾਰ-ਸ਼ਿੰਗਾਰ ਕਰਕੇ ਮੇਰੇ ਸਾਹਮਣੇ ਖੜ੍ਹੀਆਂ ਹੋ ਜਾਣ ਅਤੇ ਮੇਰੇ ਸਾਰੇ ਨੌਕਰ-ਚਾਕਰ ਵਰਦੀ ਪਾ ਕੇ ਤਿਆਰ ਹੋ ਜਾਣ ਤਾਂ ਹੁਕਮ ਸੁਣਾ ਕੇ ਰਾਜਾ ਬਹੁਤ ਪ੍ਰਸ਼ੰਸਨ ਹੁੰਦਾ ਹੈ, ਪਰ ਫੇਰ ਰੋਣ ਲੱਗ ਪੈਂਦਾ ਹੈ ਤੇ ਪਸ਼ਚਾਤਾਪ ਕਰਦਾ ਹੈ ਕਿ ਇਹਨਾਂ ਇਸਤਰੀਆਂ ਲਈ ਮੈਂ ਅਨੇਕਾਂ ਜੁੱਧ ਕੀਤੇ ਤੇ ਇਹਨਾਂ ਨੂੰ ਜਿੱਤ ਕੇ ਲਿਆਂਦਾ, ਪਰ ਅਫਸੋਸ ! ਹੁਣ ਮੈਂ ਇਹਨਾਂ ਤੋਂ ਵਿਛੜ ਰਿਹਾ ਹਾਂ । ਫਿਰ ਖਜ਼ਾਨੇ ਦਾ ਵੇਰਵਾ ਸੁਣਾਇਆ ਗਿਆ ਕਿ ਤੇਰੇ ਖਜ਼ਾਨੇ ਵਿੱਚ ਇਸ ਵੇਲੇ ੨੦ ਖਰਬ ਤੇ ਦਸ ਅਰਬ ਦੇ ਲਗਭਗ ਹਨ, ਫਿਰ ਮੌਤੀ, ਲਾਲ ਲਿਆ ਕੇ ਦਿਖਾਏ ਤਾਂ ਰਾਜਾ ਉੱਚੀ-ਉੱਚੀ ਰੋਵਣ ਲੱਗਾ । ਇੱਕ ਲਾਲ ਜਿਸ ਦੀ ਕੀਮਤ ਕਈ ਕਰੋੜ ਸੀ, ਜੋ ਉਸ ਨੇ ਬੜੀ ਸਖ਼ਤ ਘਾਲਣਾ ਘਾਲ ਕੇ ਲਿਆਂਦਾ ਸੀ, ਉਸ ਨੂੰ ਦੇਖਦੇ ਸਾਰ ਹੀ ਛਾਤੀ 'ਤੇ ਹੱਥ ਮਾਰ ਕੇ ਹਾਏ-ਹਾਏ ਕਰਨ ਲੱਗਾ । ਜਿਸ ਤਰ੍ਹਾਂ ਕਬੀਰ ਜੀ ਛੁਗਮਾਨ ਕਰਦੇ ਹਨ :

ਯਥਾ— ਕਬੀਰ ਕਉਡੀ ਕਉਡੀ ਜੋਰਿ ਕੈ ਜੋਰੇ ਲਾਖ ਕਰੋਰਿ ॥

ਚਲਤੀ ਬਾਰ ਨ ਕਛੁ ਮਿਲਿਓ ਲਈ ਲੰਗੋਠੀ ਤੋਰਿ ॥੧੪੪॥ [ਸਲੋਕ ਕਬੀਰ ਜੀ, ਅੰਗ ੧੩੭੨]

ਇਸ ਤਰ੍ਹਾਂ ਦੇ ਹਾਏ-ਵਿਰਲਾਪ ਕਰਦਾ, ਹਉਕਾ ਭਰ ਰਿਹਾ ਸੀ, ਐਨ ਉਸ ਸਮੇਂ ਹੀ ਸਤਿਗੁਰੂ ਸ੍ਰੀ ਗੁਰੂ

ਨਾਨਕ ਦੇਵ ਜੀ ਮਹਾਰਾਜ਼ ਨੇ ਆ ਦਰਸ਼ਨ ਦਿੱਤੇ। ਸਤਿਗੁਰਾਂ ਦੇ ਦਰਸ਼ਨ ਕਰਕੇ ਰਾਜੇ ਦਾ ਮਨ ਅੰਨੰਦ ਨੂੰ ਪ੍ਰਾਪਤ ਹੋਇਆ, ਕਿਉਂਕਿ ਸਤਿਗੁਰਾਂ ਦੇ ਦਰਸ਼ਨਾਂ ਦਾ ਪ੍ਰਤਾਪ ਹੀ ਐਸਾ ਹੈ :

ਯਥਾ— ਜਿਸੁ ਮਿਲਿਐ ਮਾਨਿ ਹੋਇ ਅਨੰਦੁ ਸੋ ਸਤਿਗੁਰੁ ਕਹੀਐ ॥

ਮਨ ਕੀ ਦੁਬਿਧਾ ਬਿਨਾਸਿ ਜਾਇ ਹਰਿ ਪਰਮ ਪਦੁ ਲਹੀਐ ॥

[ਗਊੜੀ ਮਹਲਾ ੪, ਅੰਗ ੧੬੯]

ਇਹ ਸਤਿਗੁਰਾਂ ਦੇ ਦਰਸ਼ਨਾਂ ਦਾ ਪ੍ਰਤੱਖ ਫਲ ਹੈ ਕਿ ਜਿਨ੍ਹਾਂ ਦੇ ਮਿਲਣ ਦੇ ਨਾਲ ਸ਼ੋਕ ਗ੍ਰਸਤ ਮਨ ਨੂੰ ਅੰਨੰਦ=ਖੇੜਾ ਪ੍ਰਾਪਤ ਹੋ ਕੇ ਮਨ ਦੀ ਦੁਬਿਧਾ ਨਾਸ ਹੋ ਕੇ ਕੈਵਲ ਮੌਖਕ ਦੀ ਪ੍ਰਾਪਤ ਹੋ ਜਾਂਦੀ ਹੈ। ਇਸਦੇ ਇਕਾਗਰ ਹੋਏ ਮਨ ਵਿੱਚ ਸਤਿਗੁਰਾਂ ਨੇ ਨਾਮ ਦ੍ਰਿੜ੍ਹ ਕਰਾਇਆ ਤੇ ਕਿਹਾ ਕਿ ਰਾਜਨ ! ਤੇਰਾ ਇਸ ਵਿੱਚ ਕੁਝ ਵੀ ਨਹੀਂ ਹੈ, ਇਹ ਸਭ ਸੰਜੋਗਾਂ ਦਾ ਮੇਲਾ ਸੀ, ਇਸ ਦੇਸ ਨੂੰ ਤੇ ਇਨ੍ਹਾਂ ਖੜਾਨਿਆਂ ਨੂੰ ਕਈ ਵਰਤ ਗਏ, ਕਈ ਜਿੱਤ ਗਏ, ਕਈ ਜਿੱਤ ਕੇ ਜਮਾਂ ਕਰ ਗਏ। ਇਹ ਇਸਤਰੀਆਂ ਵੀ ਤੇਰੀਆਂ ਨਹੀਂ ਹਨ, ਸੰਜੋਗ ਕਰਕੇ ਪ੍ਰਾਪਤ ਹੋਈਆਂ ਸਨ ਤੇ ਹੁਣ ਬਿਜੋਗ ਕਰਕੇ ਵਿਛੜ ਜਾਣਗੀਆਂ। ਸੰਜੋਗ-ਵਿਜੋਗ ਧੂਰਾਂ ਤੋਂ ਉਸ ਪ੍ਰਭੂ ਦਾ ਕਰਮਾਂ ਅਨੁਸਾਰ ਕੀਤਾ ਹੈ :

ਯਥਾ— ੧. ਸੰਜੋਗੁ ਵਿਜੋਗੁ ਮੇਰੈ ਪ੍ਰਭਿ ਕੀਏ ॥ ਸਿਸਾਟਿ ਉਪਾਇ ਦੁਖਾ ਸੁਖ ਦੀਏ ॥

[ਮਾਰੂ ਮਹਲਾ ੧, ਅੰਗ ੧੦੩੨]

੨. ਸੰਜੋਗੁ ਵਿਜੋਗੁ ਦੁਇ ਕਾਰ ਚਲਾਵਹਿ ਲੇਖੇ ਆਵਹਿ ਭਾਗ ॥ [ਜਪੁਜੀ ਸਾਹਿਬ, ਅੰਗ ੬]

ਸੋ, ਸਤਿਗੁਰਾਂ ਤੋਂ ਐਸਾ ਉਪਦੇਸ ਸੁਣ ਕੇ ਬਾਦਸ਼ਾਹ ਦੇ ਚਿਤ ਨੂੰ ਸ਼ਾਂਤੀ ਆਈ ਤੇ ਮੁਕਤੀ ਨੂੰ ਪ੍ਰਾਪਤ ਹੋਇਆ। ਜੇ ਸਤਿਗੁਰੂ ਜੀ ਨਾ ਮਿਲਦੇ ਤਾਂ ਮੁਖਵਾਕ ਦੀ ਉਪਰੋਕਤ ਤੁਕ ਅਨੁਸਾਰ ਰਾਜੇ ਦੀ ਉਮਰ ਆਪਣੇ ਸਰੀਰ ਦੀ ਪਾਲਣਾ-ਪੋਸਣਾ ਵਿੱਚ ਹੀ ਬਤੀਤ ਹੋ ਗਈ ਸੀ ਤੇ ਪ੍ਰਮਾਤਮਾ ਦੀ ਗਤਿ ਨੂੰ ਨਹੀਂ ਸੀ ਜਾਣਦਾ। ਪੂਰਨ ਸਤਿਗੁਰਾਂ ਦੇ ਮਿਲਾਪ ਤੋਂ ਬਾਅਦ ਹੀ ਸੰਸਾਰ-ਸਮੁੰਦਰ ਤੋਂ ਤਰਨਾ ਹੋਇਆ। ਜਿਸ ਤਰ੍ਹਾਂ ਅਗਲੀ ਤੁਕ ਵਿੱਚ ਡਰਮਾਨ ਕਰਦੇ ਹਨ।

ਸਰਣਿ ਸਮਰਥ ਅਗੋਚਰ ਸੁਆਮੀ ॥ ਉਧਰੁ ਨਾਨਕ ਪ੍ਰਭ ਅੰਤਰਜਾਮੀ ॥੪॥੨੭॥੩੩॥

ਹੇ ਅਗੋਚਰ=ਇੰਦਰਿਆਂ ਦੇ ਅਵਿਸ਼ੇ ਸੁਆਮੀ=ਮਾਲਕ ਤੂੰ ਸ਼ਰਨ ਆਇਆਂ ਦੀ ਰਖਿਆ ਕਰਨ ਨੂੰ ਸਮਰੱਥ ਹੈਂ। ਸਤਿਗੁਰੂ ਜੀ ਛੁਰਮਾਨ ਕਰਦੇ ਹਨ ਕਿ ਹੇ ਅੰਤਰਜਾਮੀ ਪ੍ਰਭ=ਮਾਲਕ ਤੂੰ ਸਾਨੂੰ ਸੰਸਾਰ ਸਮੁੰਦਰ ਤੋਂ ਉਧਰੁ=ਤਾਰਨਾ ਕਰ।

ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਡਤਹਿ ॥